

ਗੁਰ ਕੀ ਸੇਵਾ ਸਬਦੁ ਵੀਚਾਰੁ

The real service to Guru is to Understand and analyse Shabad and then follow accordingly

ਅੱਜਕਲ ਦੇ ਪ੍ਰਚਾਰ ਅਨੁਸਾਰ ਗੁਰਦੁਆਰਾ ਸਾਹਿਬਾਂ ਵਿਚ ਬਹੁਤ ਸਾਰੀਆਂ ਸੇਵਾਵਾਂ ਦਾ ਜਿਕਰ ਕੀਤਾ ਜਾਂਦਾ ਹੈ, ਤੇ ਉਹਨਾਂ ਅਨੁਸਾਰ ਸੇਵਾ ਕਰਨ ਵਾਲਿਆਂ ਨੂੰ ਅਕਸਰ ਸਰੋਪੇ ਵੀ ਦਿਤੇ ਜਾਂਦੇ ਹਨ, ਜਿਸ ਤਰ੍ਹਾਂ ਕਿ: ਗੁਰਦੁਆਰਾ ਸਾਹਿਬ ਵਿਚ ਜੋੜਿਆਂ ਦੀ ਸੰਭਾਲ ਤੇ ਸਫ਼ਾਈ ਜਾਂ ਬੂਟ ਪਾਲਸ ਕਰਨੇ, ਲੰਗਰ ਬਣਾਣਾ ਤੇ ਵਰਤਾਣਾ, ਬਰਤਨਾਂ ਦੀ ਸਫ਼ਾਈ ਤੇ ਸੰਭਾਲ, ਗੁਰਦੁਆਰਾ ਸਾਹਿਬ ਦੇ ਹਾਲ ਤੇ ਹੋਰ ਸਥਾਨਾਂ ਦੀ ਸਫ਼ਾਈ, ਗੁਰੂ ਘਰ ਦੀਆਂ ਚਾਦਰਾਂ ਧੋਣੀਆਂ ਤੇ ਵਿਛਾਣੀਆਂ, ਗੁਰੂ ਘਰ ਦੀ ਇਮਾਰਤ ਲਈ ਮਾਇਆ, ਲੰਗਰ ਤੇ ਕੜਾਹ ਪ੍ਰਸ਼ਾਦਿ ਲਈ ਮਾਇਆ, ਅਨਾਜ਼, ਦਾਲਾਂ ਜਾਂ ਹੋਰ ਚੀਜ਼ਾਂ ਆਦਿ ਭੇਟ ਕਰਨੀਆਂ, ਕੜਾਹ ਪ੍ਰਸ਼ਾਦਿ ਤਿਆਰ ਕਰਨ ਦੀ ਸੇਵਾ, ਦਿਨ ਅਤੇ ਰਾਤ ਦੇ ਸਮੇਂ ਗੁਰੂ ਘਰ ਦੀ ਇਮਾਰਤ ਦੀ ਰੱਖਿਆ, ਚੀਜ਼ਾਂ ਦੀ ਸੰਭਾਲ, ਉਹਨਾਂ ਨੂੰ ਠੀਕ ਕਰਨਾ ਜਾਂ ਕਰਵਾਉਣਾ, ਆਦਿ

ਸ਼੍ਰੋਮਣੀ ਗੁ: ਪ੍ਰ: ਕਮੇਟੀ ਦੁਆਰਾ ਲਾਗੂ ਕੀਤੀ ਗਈ “ਸਿੱਖ ਰਹਿਤ ਮਰਯਾਦਾ” ਅਨੁਸਾਰ ਸਾਧਾਰਨ ਰੂਪ ਦੀਆਂ ਸੇਵਾਵਾਂ ਇਹ ਹਨ - ਗੁਰਦੁਆਰੇ ਦਾ ਝਾੜੂ, ਲੇਪਣ, ਸੰਗਤਾਂ ਦੀ ਪਾਣੀ ਪੱਖੇ ਦੀ ਸੇਵਾ, ਲੰਗਰ ਦੀ ਸੇਵਾ, ਜੋੜੇ ਝਾੜਨਾ ਆਦਿ।

ਜੇ ਕਰ ਧਿਆਨ ਨਾਲ ਵਿਚਾਰਿਆਂ ਜਾਵੇ ਤਾਂ ਇਨ੍ਹਾਂ ਸੇਵਾਵਾਂ ਦਾ ਸੰਬੰਧ ਜਿਆਦਾ ਤਰ ਸਰੀਰਕ ਤਲ ਤੇ ਕੀਤੀਆਂ ਜਾ ਰਹੀਆਂ ਕਿਰਿਆਵਾਂ ਨਾਲ ਹੈ, ਤੇ ਜਾਂ ਗੁਰਦੁਆਰਾ ਸਾਹਿਬਾਂ ਲਈ ਮਾਇਆ ਭੇਟ ਕਰਨ ਨਾਲ ਹੈ। ਇਹ ਸੇਵਾਵਾਂ ਕੁਝ ਹਦ ਤਕ ਹਲੀਮੀ ਤੇ ਸਮਪਰਨ ਦੀ ਭਾਵਨਾ ਪੈਦਾ ਕਰਦੀਆਂ ਹਨ ਤੇ ਕਈ ਵਾਰੀ ਲੋਕ ਇਕ ਦੂਜੇ ਵਲ ਵੇਖ ਕੇ ਹੀ ਕਰਦੇ ਹਨ। ਜੇ ਕਰ ਗੁਰੂ ਗਰੰਥ ਸਾਹਿਬ ਵਿਚ ਅੰਕਿਤ ਬਾਣੀ ਅਨੁਸਾਰ ਵੇਖਿਆ ਜਾਵੇ ਤਾਂ ਇਨ੍ਹਾਂ ਬਹੁਤ ਸਾਰੀਆਂ ਸੇਵਾਵਾਂ ਦਾ ਸਿਧੇ ਤੌਰ ਤੇ ਬਹੁਤ ਘਟ ਜਿਕਰ ਮਿਲਦਾ ਹੈ। ਜਿਸ ਸੇਵਾ ਦਾ ਗੁਰਬਾਣੀ ਵਿਚ ਸਿਧੇ ਤੌਰ ਤੇ ਬਹੁਤ ਵਾਰੀ ਜਿਕਰ ਮਿਲਦਾ ਹੈ, ਉਹ ਸੇਵਾ ਸਾਡੇ ਬਹੁਤ ਸਾਰੇ ਗੁਰਦੁਆਰਾ ਸਾਹਿਬਾਂ ਦੀਆਂ ਸੇਵਾਵਾਂ ਦੀ ਲਿਸਟ ਵਿਚ ਹੀ ਨਹੀਂ ਵੇਖੀ ਜਾਂਦੀ ਹੈ ਤੇ ਅਕਸਰ ਉਸ ਦਾ ਰੋਜ਼ਾਨਾ ਦੇ ਸਮਾਗਮਾਂ ਵਿਚ ਬਹੁਤ ਘਟ ਜਿਕਰ ਕੀਤਾ ਜਾਂਦਾ ਹੈ। ਆਉ ਜਦੋਂ ਗੁਰੂ ਗਰੰਥ ਸਾਹਿਬ ਅਨੁਸਾਰ ਸਮਝਣ ਦਾ ਯਤਨ ਕਰੀਏ ਕਿ ਗੁਰੂ ਸਾਹਿਬਾਂ ਨੇ ਸਿੱਖਾਂ ਨੂੰ ਸੇਵਾ ਸਬੰਧੀ ਕਿਸ ਤਰ੍ਹਾਂ ਦੀ ਸਿਖਿਆਂ ਦਿਤੀ ਹੈ।

ਜਿਸ ਤਰ੍ਹਾਂ ਇਕ ਦੀਵਾ ਤੇਲ ਤੋਂ ਬਿਨਾ ਜਗਦਾ ਨਹੀਂ ਰਹਿ ਸਕਦਾ ਹੈ, ਠੀਕ ਉਸੇ ਤਰ੍ਹਾਂ ਮਨੁੱਖ ਦਾ ਆਤਮਕ ਜੀਵਨ ਅਕਾਲ ਪੁਰਖੁ ਦੇ ਨਾਮੁ ਤੋਂ ਬਿਨਾ ਪਰਫੁਲਤ ਨਹੀਂ ਹੋ ਸਕਦਾ ਹੈ। ਮਾਇਆ ਤੇ ਵਿਕਾਰਾਂ ਦੀ ਹਨੇਰੀ ਦੇ ਝੋਂਕੇ ਜਿੰਦ ਨੂੰ ਅੱਡੋਲ ਨਹੀਂ ਟਿਕਣ ਦਿੰਦੇ, ਮਾਇਆ ਤੇ ਮੋਹ ਦੇ ਅੱਗੇ ਲੋਭੀ ਜੀਵ ਦਾ ਮਨ ਡੋਲ ਜਾਂਦਾ ਹੈ। ਅਕਾਲ ਪੁਰਖੁ ਦੀ ਰੜਾ ਅਨੁਸਾਰ ਜਗਤ ਦਾ ਨਿਯਮ ਇਹ ਹੈ ਕਿ ਜਿਥੇ ਅਕਾਲ ਪੁਰਖੁ ਦਾ ਨਾਮੁ ਨਹੀਂ, ਉਥੇ ਮਨ ਮਾਇਆ ਅੱਗੇ ਡੋਲ ਜਾਂਦਾ ਹੈ। ਜੇ ਕਰ ਇਹ ਸਰੀਰ ਰੂਪੀ ਦੀਵੇ ਵਿਚ ਗੁਰੂ ਦੇ ਸਬਦ ਅਨੁਸਾਰ ਬਣਾਏ ਗਏ ਜੀਵਨ ਦਾ ਤੇਲ ਹੋਵੇ, ਅਕਾਲ ਪੁਰਖੁ ਦੇ ਡਰ ਦੀ ਵੱਟੀ ਪਾ ਦੇਈਏ ਤੇ ਅਕਾਲ ਪੁਰਖੁ ਨਾਲ ਢੂੰਘੀ ਸਾਂਝ ਦੀ ਅੱਗ ਲਿਆ ਕੇ ਬਾਲੀਏ ਤੇ ਇਹ ਨਾਮੁ ਰੂਪੀ ਤੇਲ ਨਾਲ ਜਗਦਾ ਹੋਇਆ ਇਹ ਜੀਵਨ ਦਾ ਦੀਵਾ, ਸਦਾ ਚਮਕਦਾ ਰਹਿੰਦਾ ਹੈ। ਅਕਾਲ ਪੁਰਖੁ ਦੇ ਨਾਮੁ ਦਾ ਚਾਨਣ ਕਰਨ ਨਾਲ ਹੀ ਅਕਾਲ ਪੁਰਖੁ ਦੇ ਦਰਸ਼ਨ ਹੋ ਸਕਦੇ ਹਨ। ਜਿਸ ਮਨੁੱਖ ਦੇ ਸਰੀਰ ਵਿਚ ਗੁਰੂ ਦੀ ਬਾਣੀ ਦਾ ਉਪਦੇਸ਼ ਵਸ ਜਾਂਦਾ ਹੈ, ਉਸ ਨੂੰ ਅਕਾਲ ਪੁਰਖੁ ਦੇ ਹੁਕਮੁ ਅਨੁਸਾਰ ਸੇਵਾ ਕਰਨ ਨਾਲ ਆਤਮਕ ਆਨੰਦ ਮਿਲਦਾ ਹੈ, ਤੇ ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਇਹ ਜਗਤ ਜਿਹੜਾ ਦਿਖਾਈ ਦੇ ਰਿਹਾ ਹੈ, ਉਹ ਸਭ ਨਾਸ਼ਵੰਤ ਹੈ। ਇਸ ਲਈ ਦੁਨੀਆਂ ਵਿਚ ਆ ਕੇ ਅਕਾਲ ਪੁਰਖੁ ਦੀ ਸੇਵਾ ਕਰਨੀ ਚਾਹੀਦੀ ਹੈ ਤਾਂ ਹੀ ਉਸ ਅਕਾਲ ਪੁਰਖੁ ਦੀ ਹਜ਼ੂਰੀ ਵਿਚ ਬੈਠਣ ਲਈ ਥਾਂ ਮਿਲ ਸਕਦੀ ਹੈ। ਜਿਹੜਾ ਮਨੁੱਖ ਅਕਾਲ ਪੁਰਖੁ ਦੇ ਨਾਮੁ ਵਿਚ ਲੀਨ ਹੋ ਜਾਂਦਾ ਹੈ, ਉਹ ਨਾਮੁ ਦੀ ਬਰਕਤ ਨਾਲ ਬੇਫਿਕਰ ਹੋ ਜਾਂਦਾ ਹੈ ਤੇ ਉਸ ਨੂੰ ਕੋਈ ਚਿੰਤਾ ਦਾ ਰੋਗ ਨਹੀਂ ਸਤਾਂਦਾ ਹੈ।

ਬਿਨੁ ਤੇਲ ਦੀਵਾ ਕਿਉ ਜਲੈ ॥ ੧ ॥ ਰਹਾਉ ॥ ਧੋਖੀ ਪੁਰਾਣ ਕਮਾਈਐ ॥ ਭਉ ਵਟੀ ਇਤੁ ਤਨਿ ਪਾਈਐ ॥ ਸਚੁ ਬੂਝਣੁ ਆਣਿ ਜਲਾਈਐ ॥ ੨ ॥ ਇਹੁ ਤੇਲੁ ਦੀਵਾ ਇਉ ਜਲੈ ॥ ਕਰਿ ਚਨਣੁ ਸਾਹਿਬ ਤਉ ਮਿਲੈ ॥ ੩ ॥ ਰਹਾਉ ॥ ਇਤੁ ਤਨਿ ਲਗੈ ਬਾਣੀਆ ॥ ਸੁਖੁ ਹੋਵੈ ਸੇਵ ਕਮਾਣੀਆ ॥ ਸਭ ਦੁਨੀਆ ਆਵਣ ਜਾਣੀਆ ॥ ੩ ॥ ਵਿਚਿ ਦੁਨੀਆ ਸੇਵ ਕਮਾਈਐ ॥ ਤਾ ਦਰਗਹ ਬੈਸਣੁ ਪਾਈਐ ॥ ਕਰੁ ਨਾਨਕ ਬਹੁ ਲੁਡਾਈਐ ॥ ੪ ॥ ੩੩ ॥ (੨੫-੨੬)

ਜੇਹੜੀ ਗਾਂ ਦੁੱਧ ਨਾ ਦੇਵੇ ਤਾਂ ਉਹ ਗਾਂ ਕਿਸੇ ਕੰਮ ਦੀ ਨਹੀਂ, ਜੇਹੜੇ ਪੰਡੀ ਦੇ ਖੰਭ ਨਾ ਹੋਣ, ਉਸ ਨੂੰ ਹੋਰ ਕੋਈ ਸਹਾਰਾ ਨਹੀਂ, ਬਨਸਪਤੀ ਪਾਣੀ ਤੋਂ ਬਿਨਾ ਹਰੀ ਨਹੀਂ ਰਹਿ ਸਕਦੀ। ਇਸੇ ਤਰ੍ਹਾਂ ਜਿਸ ਹਿਰਦੇ ਵਿਚ ਅਕਾਲ ਪੁਰਖੁ ਦਾ ਨਾਮੁ ਨ ਹੋਵੇ ਉਹ ਇਕ ਅਗਿਆਨਤਾ ਦੀ ਹਨੇਰ ਕੋਠੜੀ ਹੀ ਹੈ। ਜਿਹੜੇ ਮਨੁੱਖ ਆਪਣੇ ਸਾਫ਼ ਹਿਰਦੇ ਵਿਚ ਗੁਰ ਸ਼ਬਦ ਰੂਪੀ ਬਾਗ ਦੇ ਰੁੱਖ ਲਾਂਦੇ ਹਨ, ਤੇ ਪ੍ਰੇਮ ਰੂਪੀ ਪਾਣੀ ਨਾਲ ਸਿੰਜਦੇ ਹਨ, ਉਹਨਾਂ ਨੂੰ ਅਕਾਲ ਪੁਰਖੁ ਦਾ ਨਾਮੁ ਰੂਪੀ ਫਲ ਲੱਗਦਾ ਹੈ। ਇਸ ਜਗਤ ਦੇ ਸਾਰੇ ਜੀਵ ਅਕਾਲ ਪੁਰਖੁ ਦੇ ਹੀ ਪੈਦਾ ਕੀਤੇ ਹੋਏ ਹਨ, ਤੇ ਅਕਾਲ ਪੁਰਖੁ ਦੇ ਨਾਮੁ ਤੋਂ ਬਿਨਾ ਮਨੁੱਖਾ ਜੀਵਨ ਦਾ ਲਾਭ ਕਿਸੇ ਨਹੀਂ ਮਿਲ ਸਕਦਾ। ਜੋ ਵੀ ਜੰਮਿਆ ਹੈ, ਉਸ ਨੂੰ ਕਦੇ ਦੁਖ ਤੇ ਕਦੇ ਸੁਖ ਮਿਲਣਾ ਹੈ, ਇਹ ਸਭ ਤਾਂ ਅਕਾਲ ਪੁਰਖੁ ਦੀ ਰੜਾ ਅਨੁਸਾਰ ਹੈ, ਪਰੰਤੂ ਦੁਖ ਵਿਚ ਜੀਵ ਘਬਰਾ ਜਾਂਦਾ ਹੈ,

ਤੇ ਸੁਖਾਂ ਵਿਚ ਆਪੇ ਤੋਂ ਬਾਹਰ ਹੋ ਜਾਂਦਾ ਹੈ। ਅਕਾਲ ਪੁਰਖੁ ਦੇ ਨਾਮੁ ਦੀ ਟੇਕ ਤੋਂ ਬਿਨਾ ਜਿੰਦ ਅਡੋਲ ਨਹੀਂ ਰਹਿ ਸਕਦੀ, ਇਸ ਲਈ ਗੁਰੂ ਦੀ ਦੱਸੀ ਮੱਤ ਅਨੁਸਾਰ ਜੀਵਨ ਵਿਚ ਵਿਚਰਨਾ ਹੀ ਸਹੀ ਤੇ ਸੁਚੱਜਾ ਢੰਗ ਹੈ।

ਜੇਤੇ ਜੀਅ ਤੇਤੇ ਸਭਿ ਤੇਰੇ ਵਿਣੁ ਸੇਵਾ ਫਲੁ ਕਿਸੈ ਨਾਹੀ ॥ ਦੁਖੁ ਸੁਖੁ ਭਾਣਾ ਤੇਰਾ ਹੋਵੈ ਵਿਣੁ ਨਾਵੈ ਜੀਉ ਰਹੈ ਨਾਹੀ ॥੪॥ (੩੫੪)

ਭਾਈ ਗੁਰਦਾਸ ਜੀ ਨੇ ਵੀ ਆਪਣੀ ਵਾਰ ਵਿਚ ਸੁਚੇਤ ਕਰਕੇ ਸਮਝਾਇਆ ਹੈ, ਕਿ ਉਸ ਜੀਭ ਉਪਰ ਲਾਹਨਤ ਹੈ, ਜਿਹੜੀ ਕਿ ਗੁਰੂ ਗਰੰਥ ਸਾਹਿਬ ਵਿਚ ਅੰਕਿਤ ਗੁਰੂ ਦੇ ਸਬਦ ਤੋਂ ਬਿਨਾਂ ਕਿਸੇ ਹੋਰ ਮੰਤ੍ਰ ਨੂੰ ਸਿਮਰਦੀ ਰਹਿੰਦੀ ਹੈ। ਜਿਹੜੇ ਹੱਥ ਪੈਰ ਗੁਰੂ ਦੀ ਮਤਿ ਅਨੁਸਾਰ ਦੱਸੀ ਸੇਵਾ ਛੱਡ ਕੇ ਹੋਰ ਝੂਠੀ ਸੇਵਾ ਕਰਦੇ ਰਹਿੰਦੇ ਹਨ, ਉਹਨਾਂ ਉਪਰ ਵੀ ਲਾਹਨਤ ਹੈ। ਪੀਰ ਨਾਲ ਮੁਰੀਦਾਂ ਦੀ ਪ੍ਰੀਤ ਹੀ ਅਸਲੀ ਸਫਲ ਸੇਵਾ ਹੈ, ਤੇ ਮਨੁੱਖ ਨੂੰ ਆਤਮਿਕ ਸੁਖ ਸਿਰਫ ਸਤਿਗੁਰ ਦੀ ਸਰਣ ਵਿਚ ਆ ਕੇ ਹੀ ਮਿਲ ਸਕਦਾ ਹੈ।

ਪ੍ਰਿਗ ਜਿਹਬਾ ਗੁਰ ਸਬਦ ਵਿਣੁ ਹੋਰ ਮੰਤ੍ਰ ਸਿਮਰਣੀ॥ ਵਿਣੁ ਸੇਵਾ ਪ੍ਰਿਗੁ ਹਥ ਪੈਰ ਹੋਰ ਨਿਹਫਲ ਕਰਣੀ॥ ਪੀਰ ਮੁਰੀਦਾਂ ਪਿਰਹੜੀ ਸੁਖ ਸਤਿਗੁਰ ਸਰਣੀ ॥੧੦॥ (੨੨-੯੦-੬)

ਗੁਰੂ ਸਾਹਿਬ ਨੇ ਸਮਝਾਇਆ ਹੈ ਕਿ ਸਿਰਫ ਅਕਾਲ ਪੁਰਖੁ ਦੀ ਸੇਵਾ ਭਗਤੀ ਕਰੋ, ਤੇ ਕਿਸੇ ਹੋਰ ਦੇਵੀ ਦੇਵਤੇ ਆਦਿਕ ਦੀ ਸੇਵਾ ਜਾਂ ਪੂਜਾ ਨਾ ਕਰੋ। ਅਕਾਲ ਪੁਰਖੁ ਦੀ ਸੇਵਾ ਭਗਤੀ ਕੀਤਿਆਂ ਮਨ ਚਾਹੇ ਫਲ ਪਾ ਸਕਦੇ ਹਾਂ, ਕਿਸੇ ਹੋਰ ਦੇਵੀ ਦੇਵਤੇ ਆਦਿਕ ਦੀ ਪੂਜਾ ਨਾਲ ਇਹ ਮਨੁੱਖ ਜੀਵਨ ਵਿਅਰਥ ਚਲਾ ਜਾਂਦਾ ਹੈ। ਅਕਾਲ ਪੁਰਖੁ ਨਾਲ ਪਿਆਰ ਮੇਰੇ ਜੀਵਨ ਦੀ ਜੁਗਤਿ ਹੈ, ਅਕਾਲ ਪੁਰਖੁ ਦੀ ਸਿਫ਼ਤਿ ਸਾਲਾਹ ਹੀ ਮੇਰੇ ਵਾਸਤੇ ਮਨ ਪਰਚਾਵੇ ਦੀਆਂ ਕਥਾ ਕਹਾਣੀਆਂ ਹਨ। ਮੈਨੂੰ ਅਜੇਹੀ ਸੇਵਾ ਭਗਤੀ ਚੰਗੀ ਲੱਗਦੀ ਹੈ, ਕਿ ਗੁਰੂ ਦੀ ਕਿਰਪਾ ਨਾਲ ਮੇਰਾ ਮਨ ਅਕਾਲ ਪੁਰਖੁ ਦੀ ਯਾਦ ਵਿਚ ਲੀਨ ਹੋ ਜਾਏ।

ਗੁਜਰੀ ਮਹਲਾ ੩ ॥ ਹਰਿ ਕੀ ਤੁਮ ਸੇਵਾ ਕਰਹੁ ਦੂਜੀ ਸੇਵਾ ਕਰਹੁ ਨ ਕੋਇ ਜੀ ॥ ਹਰਿ ਕੀ ਸੇਵਾ ਤੇ ਮਨਹੁ ਚਿੰਦਿਆ ਫਲੁ ਪਾਈਐ ਦੂਜੀ ਸੇਵਾ ਜਨਮੁ ਬਿਰਥਾ ਜਾਇ ਜੀ ॥੧॥ ਹਰਿ ਮੇਰੀ ਪ੍ਰੀਤਿ ਰੀਤਿ ਹੈ ਹਰਿ ਮੇਰੀ ਹਰਿ ਮੇਰੀ ਕਥਾ ਕਹਾਨੀ ਜੀ ॥ ਗੁਰ ਪ੍ਰਸਾਦਿ ਮੇਰਾ ਮਨੁ ਭੀਜੈ ਏਹਾ ਸੇਵ ਬਨੀ ਜੀਉ ॥੧॥ ਰਹਾਉ ॥ (੪੮੦)

ਜਿਸ ਤਰ੍ਹਾਂ ਇਕ ਬੱਚੇ ਨੂੰ ਪਿਆਰ ਕਰੋ ਤਾਂ ਉਸ ਦੇ ਮਾਤਾ ਪਿਤਾ ਖੁਸ਼ ਹੁੰਦੇ ਹਨ। ਅਕਾਲ ਪੁਰਖੁ ਸਭ ਜੀਵਾਂ ਦਾ ਪਿਤਾ ਤੇ ਮਾਤਾ ਹੈ, ਇਸ ਲਈ ਜਦੋਂ ਉਸ ਦੀ ਸਿੁਸ਼ਟੀ ਵਿਚ ਪੈਦਾ ਕੀਤੀ ਗਈ ਖਲਕਤ ਦੀ ਨਿਸ਼ਕਾਮ ਸੇਵਾ ਕੀਤੀ ਜਾਂਦੀ ਹੈ ਤਾਂ ਅਕਾਲ ਪੁਰਖੁ ਦੀ ਬਖਸ਼ਸ਼ ਤੇ ਖੁਸ਼ੀ ਮਿਲਦੀ ਹੈ। ਨਿਸ਼ਕਾਮ ਸੇਵਾ ਕਰਨ ਨਾਲ ਮਨ ਵਿਚ ਨਿਮਰਤਾ ਤੇ ਭਗਤੀ ਭਾਵਨਾ ਪੈਦਾ ਹੁੰਦੀ ਹੈ, ਜਿਸ ਨਾਲ ਮਨੁੱਖ ਦਾ ਹੰਕਾਰ ਘਟਦਾ ਹੈ।

ਗੁਰੂ ਸਾਹਿਬ ਨੇ ਉਦਾਹਰਣ ਦੇ ਕੇ ਸਮਝਾਇਆ ਹੈ ਕਿ ਜਿਵੇਂ ਹਾਥੀ ਦੇ ਸਿਰ ਤੇ ਕੁੰਡਾ ਹੁੰਦਾ ਹੈ ਤਾਂ ਉਹ ਮਹਾਵਤ ਦੇ ਕਹੇ ਅਨੁਸਾਰ ਚਲਦਾ ਰਹਿੰਦਾ ਹੈ। ਜਿਵੇਂ ਅਹਰਣ ਹੱਥੋਂ ਹੇਠਾਂ ਆਪਣਾ ਸਿਰ ਰੱਖ ਦਿੰਦਾ ਹੈ, ਤੇ ਤੱਪਿਆ ਹੋਇਆ ਲੋਹਾ ਠੀਕ ਆਕਾਰ ਵਿਚ ਬਦਲਣ ਲਗਦਾ ਹੈ। ਇਸੇ ਤਰ੍ਹਾਂ ਆਪਣੇ ਸਰੀਰ ਤੇ ਮਨ ਨੂੰ ਸਤਿਗੁਰੂ ਅੱਗੇ ਅਰਪਣ ਕਰ ਕੇ ਸਾਵਧਾਨ ਹੋ ਕੇ ਸੇਵਾ ਕਰਨੀ ਹੈ ਤਾਂ ਜੋ ਸਾਡੇ ਜੀਵਨ ਦੀ ਸਹੀ ਘਾੜਤ ਹੋ ਸਕੇ। ਜਦੋਂ ਮਨੁੱਖ ਸਤਿਗੁਰੂ ਦੇ ਸਨਮੁਖ ਹੋ ਕੇ ਇਸ ਤਰ੍ਹਾਂ ਆਪਣਾ ਆਪ ਗਵਾ ਲੈਂਦਾ ਹੈ, ਤੇ ਗੁਰੂ ਦੀ ਮਤ ਨੂੰ ਅਪਨਾ ਲੈਂਦਾ ਹੈ ਤਾਂ ਸਮਝੋ ਕਿ ਉਸ ਨੇ ਸਾਰੀ ਸਿੁਸ਼ਟੀ ਦਾ ਰਾਜ ਭਾਗ ਲੈ ਲਿਆ ਹੈ। ਇਕ ਗਰਮੁਖਿ ਹੀ ਗੁਰੂ ਦੀ ਮਤ ਅਨੁਸਾਰ ਚਲ ਕੇ ਕੁਦਰਤ ਦੀ ਇਸ ਸਚਾਈ ਨੂੰ ਸਮਝ ਸਕਦਾ ਹੈ, ਜਿਸ ਉਤੇ ਅਕਾਲ ਪੁਰਖੁ ਦੀ ਮਿਹਰ ਦੀ ਨਜ਼ਰ ਹੋਵੇ। ਇਸ ਲਈ ਸਿੱਖ ਨੇ ਸੇਵਾ ਕਰਨ ਸਮੇਂ ਆਪਣੇ ਸਰੀਰ ਤੇ ਮਨ ਨੂੰ ਸਬਦ ਗੁਰੂ ਅੱਗੇ ਅਰਪਣ ਕਰ ਕੇ ਸਾਵਧਾਨ ਹੋ ਕੇ ਸੇਵਾ ਕਰਨੀ ਹੈ।

ਸਲੋਕੁ ਮੰ ੩ ॥ ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥ ਮਨੁ ਤਨੁ ਆਗੈ ਰਾਖਿ ਕੈ ਦੂਭੀ ਸੇਵ ਕਰੋਇ ॥ ਇਉ ਗਰਮੁਖਿ ਆਪੁ ਨਿਵਾਰੀਐ ਸਭੁ ਰਾਜੁ ਸਿਸਟਿ ਕਾ ਲੇਇ ॥ ਨਨਕ ਗਰਮੁਖਿ ਬੁਝੀਐ ਜਾ ਆਪੇ ਨਦਰਿ ਕਰੋਇ ॥ ੧ ॥੧੪॥ (੯੪੨-੮੮)

ਅਕਾਲ ਪੁਰਖੁ ਆਪ ਹੀ ਹਰੇਕ ਜੀਵ ਦੇ ਅੰਦਰ ਅੰਗ ਸੰਗ ਹੋ ਕੇ ਵੱਸਦਾ ਹੈ, ਬਾਹਰ ਸਾਰੇ ਜਗਤ ਵਿਚ ਵੀ ਅਕਾਲ ਪੁਰਖੁ ਹੀ ਹਰ ਥਾਂ ਵਸਦਾ ਹੈ। ਫਿਰ ਉਸ ਸਰਬ ਵਿਆਪਕ ਅਕਾਲ ਪੁਰਖੁ ਪਾਸੋਂ ਕਿਹੜਾ ਲੁਕਾਉ ਕੀਤਾ ਜਾ ਸਕਦਾ ਹੈ? ਇਸ ਲਈ ਆਪਣੇ ਮਨ ਨੂੰ ਸਮਝਾਣਾ ਹੈ ਕਿ ਉਸ ਅਕਾਲ ਪੁਰਖੁ ਦੀ ਸੇਵਾ ਭਗਤੀ ਬਿਨਾਂ ਕਿਸੇ ਛੱਲ ਜਾਂ ਕਪਟ ਨਾਲ ਕਰਨੀ ਚਾਹੀਦੀ ਹੈ, ਤਾਂ ਹੀ ਉਸ ਪਾਸੋਂ ਸਾਰੇ ਸੁਖ ਹਾਸਲ ਕਰ ਸਕਦੇ ਹਨ।

ਹਰਿ ਅੰਤਰਿ ਨਾਲੇ ਬਾਹਰਿ ਨਾਲੇ ਕਰੁ ਤਿਸੁ ਪਾਸਹੁ ਮਨ ਕਿਆ ਚੋਰਈਐ ॥ ਨਿਹਕਪਟ ਸੇਵਾ ਕੀਜੈ ਹਰਿ ਕੇਰੀ ਤਾਂ ਮੇਰੇ ਮਨ ਸਰਬ ਸੁਖ ਪਈਐ ॥ ੩ ॥ (੮੬੧)

ਜੇਹੜਾ ਸੇਵਕ ਸਤਿਗੁਰੂ ਦੀ ਸਿੱਖਿਆ ਲੈਣ ਲਈ ਗੁਰੂ ਦੇ ਘਰ ਵਿਚ ਭਾਵ ਗੁਰੂ ਦੇ ਦਰ ਤੇ ਰਹਿੰਦਾ ਹੈ, ਤੇ ਗੁਰੂ ਦਾ ਹੁਕਮੁ ਆਪਣੇ ਮਨ ਵਿਚ ਮੰਨਦਾ ਹੈ; ਸਤਿਗੁਰੂ ਦੀ ਸਿੱਖਿਆ ਪ੍ਰਾਪਤ ਕਰਕੇ ਜੇਹੜਾ ਆਪਣੇ ਆਪ ਨੂੰ ਵੱਡਾ ਕਰਕੇ ਨਹੀਂ ਜਤਾਉਂਦਾ, ਅਕਾਲ ਪੁਰਖੁ ਦਾ ਨਾਮੁ ਸਦਾ ਆਪਣੇ ਹਿਰਦੇ ਵਿਚ ਧਿਆਉਂਦਾ ਰਹਿੰਦਾ ਹੈ; ਜੇਹੜਾ ਸੇਵਕ ਆਪਣਾ ਮਨ ਸਤਿਗੁਰੂ ਅੱਗੇ ਵੇਚ ਦੇਂਦਾ ਹੈ ਭਾਵ ਗੁਰੂ ਦੇ ਅੱਗੇ ਆਪਣਾ ਮਨ ਅਰਪਨ ਕਰ ਦੇਂਦਾ ਹੈ ਤੇ ਆਪਣੇ ਮਨ ਨੂੰ ਗੁਰੂ ਦੀ ਮਤ ਅਨੁਸਾਰ ਚਲਣ ਲਈ ਕਿਹੜਾ ਹੈ, ਫਿਰ ਅਜੇਹੇ ਸੇਵਕ ਦੇ ਸਾਰੇ ਕਾਰਜ ਆਪਣੇ ਆਪ ਸਿਰੇ ਚੜ੍ਹੇ ਜਾਂਦੇ ਹਨ। ਜੇਹੜਾ ਸੇਵਕ ਗੁਰੂ ਦੀ ਸੇਵਾ ਕਰਦਾ ਹੋਇਆ, ਕਿਸੇ ਤਰ੍ਹਾਂ ਦੇ ਫਲ ਦੀ ਖਾਹਸ ਆਪਣੇ ਮਨ

ਵਿਚ ਨਹੀਂ ਰੱਖਦਾ ਹੈ, ਉਸ ਨੂੰ ਮਾਲਿਕ ਅਕਾਲ ਪੁਰਖੁ ਆਪਣੇ ਆਪ ਮਿਲ ਪੈਂਦਾ ਹੈ। ਇਹ ਹਮੇਸ਼ਾਂ ਧਿਆਨ ਵਿਚ ਰੱਖਣਾ ਹੈ ਕਿ ਉਹੀ ਸੇਵਕ ਸਤਿਗੁਰੂ ਦੀ ਸਿੱਖਿਆ ਪ੍ਰਾਪਤ ਕਰਦਾ ਹੈ, ਜਿਸ ਤੇ ਅਕਾਲ ਪੁਰਖੁ ਆਪਣੀ ਮੇਹਰ ਕਰਦਾ ਹੈ। ਇਸ ਲਈ ਆਪਣਾ ਆਪ ਗੁਰੂ ਅੱਗੇ ਅਰਪਨ ਕਰਕੇ, ਬਿਨਾਂ ਕਾਮਨਾਂ ਦੇ ਸੇਵਾ ਕਰਨੀ ਚਾਹੀਦੀ ਹੈ।

ਗੁਰ ਕੈ ਗ੍ਰਿਹਿ ਸੇਵਕੁ ਜੋ ਰਹੈ ॥ ਗੁਰ ਕੀ ਆਗਿਆ ਮਨ ਮਹਿ ਸਹੈ ॥ ਆਪਸ ਕਉ ਕਰਿ ਕਛੁ ਨ ਜਨਾਵੈ ॥ ਹਰਿ ਹਰਿ ਨਾਮੁ ਰਿਦੈ ਸਦ ਧਿਆਵੈ ॥ ਮਨੁ ਬੇਚੈ ਸਤਿਗੁਰ ਕੈ ਪਾਸਿ ॥ ਤਿਸੁ ਸੇਵਕ ਕੇ ਕਾਰਜ ਰਾਸਿ ॥ ਸੇਵਾ ਕਰਤ ਹੋਇ ਨਿਹਕਾਮੀ ॥ ਤਿਸ ਕਉ ਹੋਤ ਪਰਾਪਤਿ ਰਾਮਾਮੀ ॥ ਅਪਨੀ ਕ੍ਰਿਪਾ ਜਿਸੁ ਆਪਿ ਕਰੋਇ ॥ ਨਾਨਕ ਸੌ ਸੇਵਕੁ ਗੁਰ ਕੀ ਮਤਿ ਲੇਇ ॥੨॥ (੨੯੮-੨੭)

ਜਦੋਂ ਸਤਿਗੁਰੂ ਆਪਣੇ ਸਿੱਖਾਂ ਨੂੰ ਉਪਦੇਸ਼ ਦੇਂਦਾ ਹੈ, ਤਾਂ ਉਹ ਸਿੱਖ ਸਤਿਗੁਰੂ ਦੇ ਉਪਦੇਸ਼ ਨੂੰ ਬੜੇ ਧਿਆਨ ਨਾਲ ਸੁਣਦੇ ਹਨ, ਫਿਰ ਉਹ ਸਿੱਖ ਸਤਿਗੁਰੂ ਦੇ ਭਾਣੇ ਵਿਚ ਰਹਿਣਾਂ ਸ਼ੁਰੂ ਕਰ ਦਿੰਦੇ ਹਨ, ਜਿਸ ਸਦਕਾ ਉਹਨਾਂ ਦੇ ਚਿਹਰੇ ਤੇ ਰੋਣਕ ਲੱਗੀ ਰਹਿੰਦੀ ਹੈ। ਜਿਸ ਸੇਵਾ ਨਾਲ ਸਤਿਗੁਰੂ ਦਾ ਮਨ ਸਿੱਖ ਤੇ ਪਤੀਜ ਜਾਏ, ਉਹੀ ਕੀਤੀ ਹੋਈ ਸੇਵਾ ਸਫਲ ਹੁੰਦੀ ਹੈ, ਕਿਉਂਕਿ ਜਦੋਂ ਸਤਿਗੁਰੂ ਦਾ ਮਨ ਪਤੀਜੇ, ਤਾਂ ਮਨੁਖ ਦੇ ਮਨ ਅੰਦਰੋਂ ਵਿਕਾਰ ਆਪਣੇ ਆਪ ਦੂਰ ਹੋਣੇ ਸ਼ੁਰੂ ਹੋ ਜਾਂਦੇ ਹਨ। ਇਸ ਲਈ ਹਮੇਸ਼ਾਂ ਧਿਆਨ ਵਿਚ ਰੱਖਣਾਂ ਹੈ ਕਿ ਸਤਿਗੁਰੂ ਦੀ ਸਿੱਖਿਆ ਅਨੁਸਾਰ ਕੀਤੀ ਹੋਈ ਸੇਵਾ ਹੀ ਸਫਲ ਹੋ ਸਕਦੀ ਹੈ।

ਪਉੜੀ ॥ ਸਾ ਸੇਵਾ ਕੀਤੀ ਸਫਲ ਹੈ ਜਿਤੁ ਸਤਿਗੁਰ ਕਾ ਮਨੁ ਮੰਨੇ ॥ ਜਾ ਸਤਿਗੁਰ ਕਾ ਮਨੁ ਮੰਨਿਆ ਤਾ ਪਾਪ ਕਸੰਮਲ ਭੰਨੇ ॥ (੩੧੪)

ਜਿਹੜਾ ਮਨੁਖ ਕੋਈ ਕੰਮ ਬੱਧਾ ਚਟੀ ਭਾਵ ਔਖਾ ਹੋ ਕੇ ਤੇ ਖਿਡ ਕੇ ਕਰਦਾ ਰਹੇ, ਉਸ ਦਾ ਲਾਭ ਨਾ ਤਾਂ ਉਸ ਨੂੰ ਆਪਣੇ ਆਪ ਨੂੰ ਹੁੰਦਾ ਹੈ ਤੇ ਨਾ ਹੀ ਕਿਸੇ ਹੋਰ ਨੂੰ ਹੁੰਦਾ ਹੈ। ਉਹੀ ਕੰਮ ਸਿਰੇ ਚੜ੍ਹਿਆ ਸਮਝੇ ਜਿਹੜਾ ਆਪਣੀ ਮਨ ਦੀ ਇਛਾ ਤੇ ਅੰਦਰੂਨੀ ਖੂਸ਼ੀ ਨਾਲ ਕੀਤਾ ਜਾਵੇ। ਇਸ ਲਈ ਸਤਿਗੁਰੂ ਦੀ ਸੇਵਾ ਖਿੜੇ ਮੱਥੇ ਪੂਰੀ ਲਗਨ ਲਗਾ ਕੇ ਕਰਨੀ ਹੈ।

ਮਃ ੨ ॥ ਬਧਾ ਚਟੀ ਜੋ ਕਰੇ ਨਾ ਗੁਣ ਨਾ ਉਪਕਾਰੁ ॥ ਸੇਤੀ ਖੁਸ਼ੀ ਸਵਾਰੀਐ ਨਾਨਕ ਕਾਰਜੁ ਸਾਰੁ ॥ ੩ ॥ (੨੮)

ਗੁਰੂ ਦੀ ਦੱਸੀ ਸਿੱਖਿਆ ਮਾਇਆ ਦੇ ਬੰਧਨਾਂ ਨੂੰ ਤੋੜਦੀ ਹੈ ਤੇ ਮਨੁਖ ਨੂੰ ਮਾਇਆ ਦੇ ਬੰਧਨਾਂ ਤੋਂ ਖਲਾਸੀ ਮਿਲ ਜਾਂਦੀ ਹੈ, ਅਜੇਹਾ ਕਰਨ ਨਾਲ ਮਨੁਖ ਸੱਚੇ ਅਕਾਲ ਪੁਰਖੁ ਦੇ ਚਰਨਾਂ ਵਿਚ ਸਮਾਇਆ ਰਹਿੰਦਾ ਹੈ। ਜੇ ਕੋਈ ਮਨੁਖ ਚਿੱਤ ਲਗਾ ਕੇ ਸਤਿਗੁਰੂ ਦੀ ਸੇਵਾ ਕਰੇ, ਤਾਂ ਸਤਿਗੁਰੂ ਦੀ ਦੱਸੀ ਸੇਵਾ ਦਾ ਫਲ ਜ਼ਰੂਰ ਮਿਲਦਾ ਹੈ। ਚਿੱਤ ਲਗਾ ਕੇ ਸੇਵਾ ਕਰਨ ਨਾਲ ਮਨੁਖ ਦੇ ਮਨ ਵਿਚੋਂ ਹੰਕਾਰ ਦੂਰ ਹੁੰਦਾ ਹੈ, ਤੇ ਉਸ ਨੂੰ ਮਨ ਚਾਹਿਆ ਫਲ ਪ੍ਰਾਪਤ ਹੁੰਦਾ ਹੈ। ਇਸ ਲਈ ਜੀਵਨ ਵਿਚ ਸਫਲਤਾ ਪ੍ਰਾਪਤ ਕਰਨ ਲਈ ਸਤਿਗੁਰੂ ਦੀ ਸਿੱਖਿਆ ਅਨੁਸਾਰ ਚਿਤ ਲਾ ਕੇ ਸੇਵਾ ਕਰਨੀ ਚਾਹੀਦੀ ਹੈ।

ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ (੬੪੪)

ਸਾਰੇ ਜੀਵ ਅਕਾਲ ਪੁਰਖੁ ਦੇ ਪੈਦਾ ਕੀਤੇ ਹੋਏ ਹਨ, ਫਿਰ ਕਿਸ ਨੂੰ ਚੰਗਾ ਆਖਿਆ ਜਾ ਸਕਦਾ ਹੈ ਤੇ ਕਿਸ ਨੂੰ ਮੰਦਾ ਆਖਿਆ ਜਾ ਸਕਦਾ ਹੈ? ਅਕਾਲ ਪੁਰਖੁ ਦੀ ਯਾਦ ਮਨ ਵਿਚ ਵਸਾਣ ਵਾਲੇ ਮਨੁਖ ਨੂੰ ਸਭ ਜੀਵ ਅਕਾਲ ਪੁਰਖੁ ਦੇ ਪੈਦਾ ਕੀਤੇ ਹੋਏ ਦਿਸਦੇ ਹਨ। ਜੇਕਰ ਅਕਾਲ ਪੁਰਖੁ ਮੇਰੇ ਮਨ ਵਿਚੋਂ ਭੁਲ ਜਾਏਂ ਤਾਂ ਹਰੇਕ ਜੀਵ ਮੈਨੂੰ ਵੈਰੀ ਜਾਪਦਾ ਹੈ, ਪਰ ਜੇ ਅਕਾਲ ਪੁਰਖੁ ਮੇਰੇ ਚਿੱਤ ਵਿਚ ਵੱਸ ਜਾਵੇ ਤਾਂ ਹਰੇਕ ਜੀਵ ਮੈਨੂੰ ਆਪਣਾ ਜਾਪਦਾ ਹੈ। ਅਕਾਲ ਪੁਰਖ ਨੂੰ ਆਪਣੇ ਚਿੱਤ ਵਿਚ ਵਸਾਣਾ ਹੀ ਅਸਲੀ ਸੇਵਾ ਹੈ। ਜਦੋਂ ਅਕਾਲ ਪੁਰਖੁ ਮੇਰੇ ਚਿੱਤ ਵਿਚ ਵੱਸ ਜਾਂਦਾ ਹੈ ਤਾਂ ਫਿਰ ਸਦਾ ਕਾਇਮ ਰਹਿਣ ਵਾਲੇ ਅਲੱਖ ਤੇ ਅਭੇਵ ਅਕਾਲ ਪੁਰਖੁ ਦੇ ਬਰਾਬਰ ਦਾ ਮੈਨੂੰ ਜਗਤ ਵਿਚ ਹੋਰ ਕੋਈ ਦੂਸਰਾ ਨਹੀਂ ਦਿਖਾਈ ਦਿੰਦਾ ਹੈ।

ਆਸਾ ਮਹਲਾ ੫ ॥ ਤੂੰ ਵਿਸਰਹਿ ਤਾਂ ਸਭੁ ਕੋ ਲਾਗੁ ਚੀਤਿ ਆਵਹਿ ਤਾਂ ਸੇਵਾ ॥ ਅਵਰੁ ਨ ਕੌਥੂ ਦੁਜਾ ਸੁਝੈ ਸਾਚੇ ਅਲਖ ਅਭੇਵਾ ॥੧॥
(੩੩)

ਅਕਾਲ ਪੁਰਖੁ ਨਾਲ ਪਿਆਰ ਪਾਇਆਂ ਮਨੁਖ ਦੇ ਅੰਦਰ ਇਕ ਅਚਰਜ ਆਤਮਕ ਅਡੋਲਤਾ ਪੈਦਾ ਹੁੰਦੀ ਹੈ, ਮਨੁਖ ਦੇ ਅੰਦਰੋਂ ਹੰਕਾਰ ਮੁੱਕ ਜਾਂਦਾ ਹੈ, ਮਨ ਪਵਿਤਰ ਹੋ ਜਾਂਦਾ ਹੈ, ਤੇ ਮਨੁਖ ਦੀ ਸੁਰਤਿ ਅਕਾਲ ਪੁਰਖੁ ਵਿਚ ਲੀਨ ਰਹਿੰਦੀ ਹੈ। ਪਰੰਤੂ ਚੰਗੀ ਕਿਸਮਤ ਤੋਂ ਬਿਨਾ ਅਜੇਹਾ ਗੁਰੂ ਨਹੀਂ ਮਿਲਦਾ, ਜਿਸ ਦੇ ਮਿਲਿਆਂ ਮਨੁਖ ਦੇ ਅੰਦਰੋਂ ਮਾਇਆ ਦੇ ਮੋਹ ਵਾਲੀ ਕੁੜ ਦੀ ਕੰਧ ਟੁਟ ਜਾਏ। ਜਦੋਂ ਇਹ ਕੰਧ ਨਿਕਲ ਜਾਂਦੀ ਹੈ, ਤਾਂ ਹਰੀ ਨਾਲ ਮਿਲਾਪ ਹੋ ਜਾਂਦਾ ਹੈ ਤੇ ਮਨੁਖ ਨੂੰ ਸਦਾ ਲਈ ਆਨੰਦ ਪ੍ਰਾਪਤ ਹੋ ਜਾਂਦਾ ਹੈ। ਜਿਸ ਸੇਵਕ ਨੂੰ ਇਹੋ ਜਿਹਾ ਗੁਰੂ ਮਿਲ ਪੈਂਦਾ ਹੈ, ਉਹ ਸੇਵਕ ਗੁਰੂ ਦੀ ਅਜੇਹੀ ਸੇਵਾ ਕਰਦਾ ਹੈ ਕਿ ਉਹ ਸੇਵਕ ਗੁਰੂ ਦੀ ਮਰਜ਼ੀ ਨੂੰ ਆਪਣੇ ਚਿੱਤ ਵਿਚ ਸਦਾ ਲਈ ਟਿਕਾ ਲੈਂਦਾ ਹੈ, ਤੇ ਹਮੇਸ਼ਾਂ ਗੁਰੂ ਦੇ ਹੁਕਮੁ ਵਿਚ ਚਲਦਾ ਹੈ। ਇਸ ਲਈ ਆਪਣੇ ਮਨ ਨੂੰ ਸਮਝਾਣਾ ਹੈ ਕਿ ਇਹੋ ਜਿਹੇ ਗੁਰੂ ਦੀ ਸਰਨ ਵਿਚ ਪੈਣਾ ਚਾਹੀਦਾ ਹੈ, ਜਿਸ ਦੀ ਸਰਨ ਪਿਆਂ ਅਕਾਲ ਪੁਰਖੁ ਨਾਲ ਪਿਆਰ ਪੈਦਾ ਹੋ ਜਾਏ, ਤੇ ਹੋਰ ਮਾਇਆ ਮੋਹ ਦਾ ਪਿਆਰ ਸਭ ਕੁਝ ਭੁਲ ਜਾਏ। ਗੁਰੂ ਅਜੇਹਾ ਹੋਣਾਂ ਚਾਹੀਦਾ ਹੈ, ਜਿਸ ਦੀ ਸਰਨ ਪਿਆਂ ਅਕਾਲ ਪੁਰਖੁ ਨਾਲ ਚਿੱਤ ਸਦਾ ਜੁੜਿਆ ਰਹੇ, ਤੇ ਇਹੋ ਜਿਹੇ ਆਤਮਕ ਜੀਵਨ ਦਾ ਦਰਜਾ ਮਿਲ ਜਾਏ, ਜਿਸ ਕਰਕੇ ਕਦੇ ਬੁਢਾਪੇ ਦਾ ਡਰ ਨਾ ਰਹੇ, ਤੇ ਮਨੁਖ ਦਾ ਆਤਮਕ ਬਲ ਕਦੇ ਵੀ ਕਮਜ਼ੋਰ ਨਾ ਹੋਵੇ।

ਐਸਾ ਸਤਿਗੁਰੁ ਸੇਵੀਐ ਮਨਾ ਜਿਤੁ ਸੇਵੀਐ ਗੋਵਿਦ ਪ੍ਰੀਤਿ ਉਪਜੈ ਅਵਰ ਵਿਸਰਿ ਸਭ ਜਾਇ ॥ ਹਰਿ ਸੇਤੀ ਚਿਤੁ ਗਹਿ ਰਹੈ ਜਰਾ ਕਾ ਭਉ
ਨ ਹੋਵਈ ਜੀਵਨ ਪਟਵੀ ਪਾਇ ॥੧॥ ਰਹਾਉ ॥ (੪੯੦)

ਅਕਾਲ ਪੁਰਖੁ ਦੇ ਨਾਮੁ ਵਿਚ ਜੁਝਿਆਂ ਹੀ ਵਿਕਾਰਾਂ ਤੋਂ ਖਲਾਸੀ ਹੁੰਦੀ ਹੈ, ਪਰੰਤੂ ਇਹ ਨਾਮੁ ਗੁਰੂ ਪਾਸੋਂ ਹੀ ਮਿਲ ਸਕਦਾ ਹੈ, ਇਸ ਲਈ ਆਪਣੀ ਹਉਮੈ ਤਿਆਗ ਕੇ ਗੁਰੂ ਦੀ ਸਰਨ ਵਿਚ ਰਹਿਣਾ ਹੈ। ਜਿਹੜਾ ਅਕਾਲ ਪੁਰਖੁ ਸਾਰੀ ਸ੍ਰਿਸ਼ਟੀ ਵਿਚ ਵਿਆਪਕ ਹੋ ਰਿਹਾ ਹੈ, ਉਹ ਤੇ ਸਤਿਗੁਰੂ ਇੱਕ ਰੂਪ ਹਨ। ਗੁਰੂ ਸਾਹਿਬ ਇਕ ਭਰਾ ਦੀ ਤਰ੍ਹਾਂ ਸੰਬੋਧਨ ਕਰਕੇ ਸਮਝਾਂਦੇ ਹਨ, ਕਿ ਸਤਿਗੁਰੂ ਦੀ ਸੇਵਾ ਜ਼ਰੂਰ ਫਲ ਦੇਂਦੀ ਹੈ, ਕਿਉਂਕਿ ਜੇਕਰ ਸਤਿਗੁਰੂ ਪ੍ਰਸੰਨ ਹੋ ਜਾਏ, ਤਾਂ ਉਹ ਅਕਾਲ ਪੁਰਖੁ ਮਿਲ ਪੈਂਦਾ ਹੈ, ਜੋ ਸਭ ਵਿਚ ਵਿਆਪਕ ਹੈ, ਜੋ ਅਦਿਸ਼ਟ ਹੈ, ਤੇ ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ।

ਭਾਈ ਰੇ ਸਾਰੀ ਸਤਿਗੁਰ ਸੇਵ || ਸਤਿਗੁਰ ਤੁਠੈ ਪਾਈਐ ਪੁਰਨ ਅਲੁ ਅਭੇਵ || ੧॥ ਰਹਾਉ || (੪੨, ੫੩)

ਜਿਹੜਾ ਸੇਵਕ ਇਕ ਅਕਾਲ ਪੁਰਖੁ ਦੇ ਨਾਮੁ ਵਿਚ ਟਿਕਿਆ ਰਹਿੰਦਾ ਹੈ, ਉਸ ਦੀ ਆਸ ਕਦੇ ਖਾਲੀ ਨਹੀਂ ਜਾਂਦੀ। ਸੇਵਕ ਨੂੰ ਇਹੀ ਢੱਬਦਾ ਹੈ ਕਿ ਉਹ ਸਭ ਦੀ ਸੇਵਾ ਕਰੇ। ਅਕਾਲ ਪੁਰਖੁ ਦਾ ਹੁਕਮੁ ਤੇ ਉਸ ਦੀ ਰਜਾ ਸਮਝ ਕੇ ਸੇਵਕ ਨੂੰ ਬਹੁਤ ਉੱਚਾ ਦਰਜਾ ਮਿਲ ਜਾਂਦਾ ਹੈ। ਜਿਨ੍ਹਾਂ ਸੇਵਕਾਂ ਦੇ ਮਨ ਵਿਚ ਅਕਾਲ ਪੁਰਖੁ ਵੱਸਦਾ ਹੈ, ਉਹਨਾਂ ਨੂੰ ਅਕਾਲ ਪੁਰਖੁ ਦੇ ਨਾਮੁ ਤੋਂ ਵੱਡਾ ਹੋਰ ਕੋਈ ਵਿਚਾਰ ਨਹੀਂ ਸੁੱਝਦਾ, ਮਾਇਆ ਦੇ ਬੰਧਨ ਤੋੜ ਕੇ ਉਹ ਨਿਰਵੈਰ ਹੋ ਜਾਂਦੇ ਹਨ ਤੇ ਹਰ ਵੇਲੇ ਸਤਿਗੁਰੂ ਦੇ ਚਰਨ ਪੂਜਦੇ ਰਹਿੰਦੇ ਹਨ। ਅਜੇਹੇ ਮਨੁੱਖ ਇਸ ਜਨਮ ਵਿਚ ਸੁਖੀ ਹੋ ਜਾਂਦੇ ਹਨ, ਤੇ ਪਰਲੋਕ ਵਿਚ ਵੀ ਉਹ ਸੌਖੇ ਰਹਿੰਦੇ ਹਨ, ਕਿਉਂਕਿ ਅਕਾਲ ਪੁਰਖੁ ਆਪ ਉਹਨਾਂ ਨੂੰ ਆਪਣੇ ਨਾਲ ਮਿਲਾ ਲੈਂਦਾ ਹੈ। ਇਸ ਲਈ ਸਤਿਗੁਰੂ ਦੀ ਸੇਵਾ ਨੂੰ ਸਮਝਣ ਲਈ ਤੇ ਸੇਵਾ ਨੂੰ ਕਰਨ ਲਈ ਅਕਾਲ ਪੁਰਖੁ ਦੇ ਹੁਕਮੁ ਨੂੰ ਸਮਝਣਾ ਬਹੁਤ ਜ਼ਰੂਰੀ ਹੈ।

ਜਨੁ ਲਾਗਾ ਹਰਿ ਏਕੈ ਨਾਇ ॥ ਤਿਸ ਕੀ ਆਸ ਨ ਬਿਰਥੀ ਜਾਇ ॥ ਸੇਵਕ ਕਉ ਸੇਵਾ ਬਨਿ ਆਈ ॥ ਹੁਕਮੁ ਬੁਝਿ ਧਰਮ ਪਦੁ ਪਾਈ ॥

ਇਸ ਤੇ ਉਪਰਿ ਨਹੀਂ ਬੀਚਾਰੁ ॥ ਜਾ ਕੈ ਮਨਿ ਬਸਿਆ ਨਿਰਕਾਰੁ ॥ ਬੰਧਨ ਤੋਰਿ ਭਏ ਨਿਰਵੈਰ ॥ ਅਨਦਿਨੁ ਪੂਜਹਿ ਗੁਰ ਕੇ ਪੈਰ ॥ ਇਹ
ਲੋਕ ਸੁਖੀਏ ਪਰਲੋਕ ਸੁਹੇਲੇ ॥ ਨਾਨਕ ਹਰਿ ਪ੍ਰਭਿ ਆਪਹਿ ਮੇਲੇ ॥੪॥ (੨੯੨, ੨੯੩)

ਗੁਰੂ ਸਾਹਿਬ ਚਿਤਾਵਨੀ ਦੇ ਕੇ ਸਮਝਾਂਦੇ ਹਨ, ਕਿ ਜਿਨ੍ਹਾਂ ਮਨੁੱਖਾਂ ਨੇ ਕਦੇ ਸਤਿਗੁਰੂ ਦੀ ਸੇਵਾ ਨਹੀਂ ਕੀਤੀ, ਜਿਨ੍ਹਾਂ ਨੇ ਗੁਰੂ ਦਾ ਸ਼ਬਦ ਕਦੇ ਆਪਣੇ ਹਿਰਦੇ ਵਿਚ ਟਿਕਾ ਕੇ ਨਹੀਂ ਰੱਖਿਆ, ਉਹ ਕਾਹਦੇ ਲਈ ਇਸ ਜਗਤ ਵਿਚ ਆਏ ਹਨ? ਉਹਨਾਂ ਦਾ ਮਨੁੱਖਾ ਜੀਵਨ ਦਾ ਸਮਾਂ ਫਿਟਕਾਰਨ ਜੋਗ ਹੈ, ਉਹ ਸਾਰੀ ਉਮਰ ਅਜੇਹੇ ਕੰਮ ਹੀ ਕਰਦੇ ਰਹਿੰਦੇ ਹਨ, ਜਿਨ੍ਹਾਂ ਕਰਕੇ ਉਹਨਾਂ ਨੂੰ ਜਗਤ ਵਿਚ ਫਿਟਕਾਰਾਂ ਹੀ ਪੈਂਦੀਆਂ ਹਨ।

ਸਤਿਗੁਰੂ ਨ ਸੇਵਿਓ ਸਬਦੁ ਨ ਰਖਿਓ ਉਰ ਧਾਰਿ ॥ ਧਿਗ ਤਿਨਾ ਕਾ ਜੀਵਿਆ ਕਿਤੁ ਆਏ ਸੰਸਾਰਿ (੧੪੧੪)

ਜਿਸ ਮਨੁੱਖ ਨੇ ਆਪਣੇ ਆਤਮਕ ਜੀਵਨ ਨੂੰ ਪੜਤਾਲਣਾ ਸ਼ੁਰੂ ਕਰ ਦਿੱਤਾ, ਉਹ ਮਨੁੱਖ ਪਵਿਤਰ ਜੀਵਨ ਵਾਲਾ ਬਣ ਜਾਂਦਾ ਹੈ। ਗੁਰੂ ਦੇ ਸ਼ਬਦ ਵਿਚ ਰੰਗੇ ਹੋਏ ਮਨੁੱਖ ਦੀ ਜੀਭ ਸਦਾ ਅਕਾਲ ਪੁਰਖੁ ਦੇ ਗੁਣ ਗਾਇਨ ਕਰਦੀ ਰਹਿੰਦੀ ਹੈ, ਤੇ ਉਹ ਮਨੁੱਖ ਸਦਾ ਕਾਇਮ ਰਹਿਣ ਵਾਲੇ ਅਕਾਲ ਪੁਰਖੁ ਦੇ ਦਰ ਤੇ ਇੱਜ਼ਤ ਪ੍ਰਾਪਤ ਕਰਦਾ ਰਹਿੰਦਾ ਹੈ। ਗੁਰੂ ਦੇ ਸ਼ਬਦ ਵਿਚ ਜੁਝਿਆ ਮਨੁੱਖ ਵਿਕਾਰਾਂ ਦਾ ਪ੍ਰਭਾਵ ਆਪਣੇ ਉੱਪਰ ਨਹੀਂ ਪੈਣ ਦਿੰਦਾ। ਪੰਡਿਤ ਧਰਮ ਪੁਸਤਕਾਂ ਪੜ੍ਹ ਕੇ ਹੋਰਨਾਂ ਨੂੰ ਮੱਤਾਂ ਦੇਂਦਾ ਹੈ, ਪਰ ਮਾਇਆ ਦੀ ਤ੍ਰਿਸ਼ਨਾ ਰੂਪੀ ਅੱਗ ਨਾਲ ਉਸ ਦਾ ਆਪਣਾ ਹਿਰਦਾ ਘਰ ਸੜ ਰਿਹਾ ਹੈ, ਜਿਸ ਬਾਰੇ ਉਸ ਨੂੰ ਪਤਾ ਹੀ ਨਹੀਂ ਲੱਗ ਰਿਹਾ। ਗੁਰੂ ਦੀ ਸਰਨ ਵਿਚ ਆਉਣ ਤੋਂ ਬਿਨਾਂ ਅਕਾਲ ਪੁਰਖੁ ਦਾ ਨਾਮੁ ਨਹੀਂ ਮਿਲ ਸਕਦਾ, ਤੇ ਨਾਮੁ ਤੋਂ ਬਿਨਾਂ ਮਨੁੱਖ ਦੇ ਹਿਰਦੇ ਵਿਚ ਠੰਢ ਨਹੀਂ ਪੈ ਸਕਦੀ। ਪੰਡਿਤ ਲੋਕ ਹੋਰਨਾਂ ਨੂੰ ਉਪਦੇਸ਼ ਕਰਨ ਲਈ ਧਰਮ ਪੁਸਤਕਾਂ ਪੜ੍ਹ ਪੜ੍ਹ ਕੇ ਥੱਕ ਗਏ, ਪਰੰਤੂ ਉਹਨਾਂ ਦੇ ਆਪਣੇ ਹਿਰਦੇ ਅੰਦਰ ਸ਼ਾਂਤੀ ਪੈਦਾ ਨਹੀਂ ਹੋਈ।

ਪਤਿੰਡੁ ਅਵਰਾ ਸਮਝਾਏ ॥ ਘਰ ਜਲਤੇ ਕੀ ਖਬਰਿ ਨ ਪਾਏ ॥ ਬਿਨੁ ਸਤਿਗੁਰ ਸੇਵੇ ਨਾਮੁ ਨ ਪਾਈਐ ਪਤਿੰਡੁ ਬਾਕੇ ਸਾਂਤਿ ਨ ਆਈ ਹੋ ॥੫॥ (੧੦੪੫)

ਅਜੇਹਾ ਬੰਦਾ ਜੋਗੀ ਅਖਵਾਣ ਦਾ ਹੱਕਦਾਰ ਹੋ ਸਕਦਾ ਹੈ, ਜਿਹੜਾ ਜੀਵਨ ਦੀ ਸਹੀ ਜੁਗਤਿ ਸਮਝਦਾ ਹੈ। ਜੀਵਨ ਦੀ ਸਹੀ ਜੁਗਤਿ ਇਹ ਹੈ ਕਿ ਮਨੁੱਖ ਆਪਣੇ ਪੰਜਾਂ ਵਿਕਾਰਾਂ ਨੂੰ ਕਾਬੂ ਕਰਕੇ, ਸਦਾ ਕਾਇਮ ਰਹਿਣ ਵਾਲੇ ਅਕਾਲ ਪੁਰਖੁ ਦੀ ਯਾਦ ਨੂੰ ਆਪਣੇ ਹਿਰਦੇ ਵਿਚ ਵਸਾਏ। ਅਸਲ ਜੋਗੀ ਗੁਰੂ ਦੀ ਦੱਸੀ ਸੇਵਾ ਕਰਦਾ ਹੈ, ਗੁਰੂ ਦੇ ਸ਼ਬਦ ਨੂੰ ਆਪਣੀ ਵਿਚਾਰ ਬਣਾਂਦਾ ਹੈ। ਉਹਨਾਂ ਨੂੰ ਆਪਣੇ ਅੰਦਰੋਂ ਮਾਰਦਾ ਹੈ। ਇਸ ਲਈ ਗੁਰ ਦੇ ਸ਼ਬਦੁ ਦੀ ਵੀਚਾਰੁ ਹੀ ਅਸਲੀ ਜਪ, ਤਪ, ਸੰਜਮ ਤੇ ਪਾਠ ਹੈ, ਤੇ ਗੁਰੂ ਦੇ ਸ਼ਬਦੁ ਦੀ ਵੀਚਾਰੁ ਹੀ ਅਸਲੀ ਸੇਵਾ ਹੈ।

ਗੁਰ ਕੀ ਸੇਵਾ ਸਬਦੁ ਵੀਚਾਰੁ ॥ ਹਉਮੈ ਮਾਰੇ ਕਰਣੀ ਸਾਰੁ ॥੭॥ (੨੨੩)

ਅਕਾਲ ਪੁਰਖੁ ਬਹੁਤ ਹੀ ਪਵਿਤਰ ਸਰੂਪ ਹੈ, ਪਰੰਤੂ ਸ਼ਬਦ ਗੁਰੂ ਦੀ ਸਰਨ ਵਿਚ ਆਉਣ ਤੋਂ ਬਿਨਾਂ ਉਸ ਨਾਲ ਮਿਲਾਪ ਨਹੀਂ ਹੋ ਸਕਦਾ। ਜਿਹੜਾ ਮਨੁੱਖ ਧਾਰਮਿਕ ਪੁਸਤਕਾਂ ਦਾ ਨਿਰਾ ਪਾਠ ਹੀ ਪੜ੍ਹਦਾ ਰਹਿੰਦਾ ਹੈ, ਉਹ ਅਕਾਲ ਪੁਰਖੁ ਦੇ ਭੇਤ ਨੂੰ ਨਹੀਂ ਸਮਝ ਸਕਦਾ, ਤੇ ਨਿਰੇ ਧਾਰਮਿਕ ਭੇਖਾਂ ਕਰਕੇ ਭਟਕਣਾ ਵਿਚ ਪਿਆ ਰਹਿੰਦਾ ਹੈ। ਗੁਰੂ ਦੇ ਸ਼ਬਦ ਦੁਆਰਾ ਹੀ ਅਕਾਲ ਪੁਰਖੁ ਦਾ ਨਾਮੁ ਸਿਮਰਿਆ ਜਾ ਸਕਦਾ ਹੈ, ਗੁਰੂ ਦੇ ਸ਼ਬਦ ਦੁਆਰਾ ਹੀ ਅਕਾਲ ਪੁਰਖੁ ਵਿਚ ਲੀਨ ਰਹਿ ਸਕਦੇ ਹਾਂ। ਗੁਰੂ ਦੇ ਸ਼ਬਦ ਦੁਆਰਾ ਹੀ ਹਉਮੈਂ ਮਨ ਵਿਚੋਂ ਮਾਰੀ ਜਾ ਸਕਦੀ ਹੈ, ਗੁਰੂ ਦੇ ਸ਼ਬਦ ਦੁਆਰਾ ਹੀ ਮਾਇਆ ਦੀ ਪ੍ਰੇਰਨਾ ਤੋਂ ਪੈਦਾ ਹੋਈ ਭਟਕਣਾ ਦੂਰ ਹੋ ਸਕਦੀ ਹੈ। ਗੁਰੂ ਦੇ ਸ਼ਬਦ ਦੁਆਰਾ ਭਗਤੀ ਕਰਨ ਨਾਲ ਹੀ ਮਨੁੱਖ ਦੇ ਮਨ ਵਿਚ ਅਕਾਲ ਪੁਰਖੁ ਵੱਸ ਸਕਦਾ ਹੈ, ਤੇ ਆਤਮਕ ਅਡੋਲਤਾ ਪ੍ਰਾਪਤ ਹੋ ਸਕਦੀ ਹੈ। ਗੁਰੂ ਦੇ ਸ਼ਬਦ ਦੁਆਰਾ ਹੀ

ਅਕਾਲ ਪੁਰਖੁ ਦੀ ਸਿਫ਼ਤਿ ਸਾਲਾਹ ਕੀਤੀ ਜਾ ਸਕਦੀ ਹੈ। ਇਸ ਲਈ ਗੁਰੂ ਸਾਹਿਬ ਸਮਝਾਂਦੇ ਹਨ, ਕਿ ਹੇ ਭਾਈ! ਅਕਾਲ ਪੁਰਖੁ ਦੇ ਸੇਵਕਾਂ ਦਾ ਵੀ ਸੇਵਕ ਬਣ ਜਾ, ਕਿਉਂਕਿ ਗੁਰੂ ਦੀ ਅਸਲੀ ਸੇਵਾ ਗੁਰੂ ਦੇ ਸ਼ਬਦ ਦੁਆਰਾ ਅਕਾਲ ਪੁਰਖੁ ਕੀਤੀ ਗਈ ਭਗਤੀ ਹੀ ਹੈ, ਪਰੰਤੂ ਇਹ ਦਾਤ ਕਿਸੇ ਵਿਰਲੇ ਭਾਗਾਂ ਵਾਲੇ ਨੂੰ ਹੀ ਮਿਲਦੀ ਹੈ।

ਭਾਈ ਰੇ ਦਾਸਨਿ ਦਾਸ ਹੋਇ ॥ ਗੁਰ ਕੀ ਸੇਵਾ ਗੁਰ ਭਗਤਿ ਹੈ ਵਿਰਲਾ ਪਾਏ ਕੋਇ ॥੧॥ ਰਹਾਉ ॥ (੬੬)

ਗੁਰਦੁਆਰਾ ਸਾਹਿਬ ਵਿਚ ਲੋਕ ਮੰਗਾਂ ਤਾਂ ਬਹੁਤ ਤਰ੍ਹਾਂ ਦੀਆਂ ਮੰਗਦੇ ਹਨ, ਪਰੰਤੂ ਅਸੀਂ ਜਿਸ ਤਰ੍ਹਾਂ ਦੀਆਂ ਮੰਗਾਂ ਮੰਗਾਂਗੇ ਫਲ ਵੀ ਸਾਨੂੰ ਉਸ ਦੇ ਅਨੁਸਾਰ ਹੀ ਮਿਲਣਗੇ। ਜੇ ਕੋਈ ਮਨੁੱਖ ਚਾਰ ਪਦਾਰਥ ਭਾਵ ਧਰਮ, ਅਰਥ, ਕਾਮ, ਮੌਖ ਆਦਿ ਚਾਹੁੰਦਾ ਹੈ, ਤਾਂ ਉਸ ਨੂੰ ਚਾਹੀਦਾ ਹੈ ਕਿ ਉਹ ਸਦਾ ਅਕਾਲ ਪੁਰਖੁ ਦਾ ਨਾਮੁ ਆਪਣੇ ਹਿਰਦੇ ਵਿਚ ਵਸਾਈ ਰੱਖੋ, ਭਾਵ ਉਹ ਸਦਾ ਅਕਾਲ ਪੁਰਖੁ ਗੁਣ ਗਾਇਨ ਕਰਦਾ ਰਹੇ। ਜੇ ਕੋਈ ਮਨੁੱਖ ਆਪਣੀ ਸੋਭਾ ਤੇ ਵਡਿਆਈ ਚਾਹੁੰਦਾ ਹੈ, ਤਾਂ ਉਸ ਨੂੰ ਚਾਹੀਦਾ ਹੈ ਕਿ ਉਹ ਸਤਿਸੰਗਤ ਵਿਚ ਰਹਿ ਕੇ ਆਪਣੇ ਹਉਮੈ ਦਾ ਤਿਆਗ ਕਰੇ। ਜੇ ਕੋਈ ਮਨੁੱਖ ਜਨਮ ਮਰਨ ਦੇ ਚਕਰ ਤੋਂ ਡਰਦਾ ਹੋਵੇ, ਤਾਂ ਉਸ ਨੂੰ ਚਾਹੀਦਾ ਹੈ ਕਿ ਉਹ ਸਬਦ ਗੁਰੂ ਦੀ ਸਰਨ ਵਿਚ ਪਿਆ ਰਹੇ। ਪਰੰਤੂ ਸੱਭ ਤੋਂ ਉਤਮ ਮੰਗ ਹੈ, ਕਿ ਮਨੁੱਖ ਦੇ ਮਨ ਅੰਦਰ ਅਕਾਲ ਪੁਰਖੁ ਦੇ ਦਰਸ਼ਨਾਂ ਦੀ ਪਿਆਸ ਹੋਵੇ। ਗੁਰੂ ਸਾਹਿਬ ਤਾਂ ਇਥੋਂ ਤਕ ਸਮਝਾਂਦੇ ਹਨ, ਕਿ ਜਿਸ ਮਨੁੱਖ ਦੇ ਮਨ ਅੰਦਰ ਅਕਾਲ ਪੁਰਖੁ ਦੇ ਦਰਸ਼ਨਾਂ ਦੀ ਪਿਆਸ ਹੈ, ਮੈਂ ਤਾਂ ਉਸ ਮਨੁੱਖ ਤੋਂ ਸਦਾ ਸਦਕੇ ਜਾਂਦਾ ਹਾਂ।

**ਚਾਰਿ ਪਦਾਰਥ ਜੇ ਕੋ ਮਾਗੈ ॥ ਸਾਧ ਜਨਾ ਕੀ ਸੇਵਾ ਲਾਗੈ ॥ ਜੇ ਕੋ ਆਪੁਨਾ ਦੂਖੁ ਮਿਟਾਵੈ ॥ ਹਰਿ ਹਰਿ ਨਾਮੁ ਰਿਦੈ ਸਦ ਗਾਵੈ ॥ ਜੇ ਕੋ ਆਪੁਨੀ ਸੋਭਾ ਲੋਰੈ ॥ ਸਾਧਸੰਗਿ ਇਹ ਹਉਮੈ ਛੋਰੈ ॥ ਜੇ ਕੋ ਜਨਮ ਮਰਣ ਤੇ ਡਰੈ ॥ ਸਾਧ ਜਨਾ ਕੀ ਸਰਨੀ ਪਰੈ ॥ ਜਿਸੁ ਜਨ ਕਉ ਪ੍ਰਭ
ਦਰਸ ਪਿਆਸ ॥ ਨਾਨਕ ਤਾ ਕੈ ਬਲਿ ਬਲਿ ਜਾਸ ॥ ੫ ॥ (੨੬੬)**

ਗੁਰੂ ਸਾਹਿਬ ਸਮਝਾਂਦੇ ਹਨ, ਕਿ ਜੇਕਰ ਤੂੰ ਸਬਦ ਗੁਰੂ ਦੀ ਦੱਸੀ ਸੇਵਾ ਅਨੁਸਾਰ ਅਕਾਲ ਪੁਰਖੁ ਦੀ ਭਜਨ ਬੰਦਰੀ ਕਰਦਾ ਰਹੇਗਾ, ਤਾਂ ਹੀ ਇਹ ਮਨੁੱਖਾ ਸਰੀਰ ਮਿਲਿਆ ਸਫਲ ਸਮਝ। ਇਸ ਮਨੁੱਖਾ ਸਰੀਰ ਦੀ ਖਾਤਰ ਤਾਂ ਦੇਵਤੇ ਵੀ ਭਜਨ ਬੰਦਰੀ ਕਰਦੇ ਰਹਿੰਦੇ ਹਨ। ਤੈਨੂੰ ਇਹ ਮਨੁੱਖਾ ਸਰੀਰ ਵੱਡੇ ਭਾਗਾਂ ਨਾਲ ਮਿਲਿਆ ਹੈ, ਇਸ ਲਈ ਇਸ ਮਨੁੱਖਾ ਜਨਮ ਨੂੰ ਸਬਦ ਗੁਰੂ ਦੁਆਰਾ ਅਕਾਲ ਪੁਰਖੁ ਦੀ ਭਜਨ ਬੰਦਰੀ ਰਾਹੀਂ ਸੇਵਾ ਕਰਨ ਲਈ ਅਰਪਨ ਕਰ ਦੇ। ਇਹ ਸੇਵਾ ਦਾ ਕਾਰਜ ਬਚਪਨ ਤੇ ਜਵਾਨੀ ਵਿਚ ਹੀ ਆਰੰਭ ਕਰ ਦੇਣਾ ਚਾਹੀਦਾ ਹੈ, ਕਿਉਂਕਿ ਬੁਢੇਪੇ ਵਿਚ ਸਰੀਰਕ ਰੋਗ ਹੋ ਸਕਦਾ ਹੈ, ਤੇ ਜਬਾਨ ਬਿੜਕਣ ਲੱਗ ਸਕਦੀ ਹੈ। ਇਸ ਲਈ ਜੇਕਰ ਸਮਾਂ ਲੰਘ ਗਿਆ ਤਾਂ ਫਿਰ ਅਫਸੋਸ ਹੀ ਕਰਦਾ ਰਹਿ ਜਾਵੇਂਗਾ। ਗੁਰੂ ਸਾਹਿਬ ਸਮਝਾਂਦੇ ਹਨ, ਕਿ ਸਦਾ ਗੋਬਿੰਦ ਦਾ ਭਜਨ ਕਰੋ, ਭਾਵ ਸਦਾ ਅਕਾਲ ਪੁਰਖੁ ਦੇ ਗੁਣ ਗਾਇਨ ਕਰਦੇ ਰਹੋ, ਤੇ ਇਹ ਸੇਵਾ ਕਦੇ ਵੀ ਭੁਲਣੀ ਨਹੀਂ ਚਾਹੀਦੀ, ਕਿਉਂਕਿ ਇਹ ਭਜਨ ਹੀ ਮਨੁੱਖਾ ਜਨਮ ਦੀ ਖੱਟੀ ਕਮਾਈ ਹੈ।

ਗੁਰ ਸੇਵਾ ਤੇ, ਭਗਤਿ ਕਮਾਈ ॥ ਤਬ ਇਹ ਮਾਨਸ ਦੇਹੀ ਪਾਈ ॥ ਇਸ ਦੇਹੀ ਕਉ ਸਿਮਰਹਿ ਦੇਵ ॥ ਸੋ ਦੇਹੀ, ਭਜੁ ਹਰਿ ਕੀ ਸੇਵ ॥੧॥

ਭਜਹੁ ਗ੍ਰੰਥਿੰਦ, ਭੁਲਿ ਮਤ ਜਾਹੁ ॥ ਮਨਸ ਜਨਮ ਕਾ ਏਹੀ ਲਾਹੁ ॥੧॥ ਰਹਾਉ ॥ (੧੧੫੯)

ਜਿਨ੍ਹਾਂ ਸੇਵਕਾਂ ਨੂੰ ਗੁਰੂ ਦੇ ਸ਼ਬਦ ਦਾ ਰਸ ਆ ਜਾਂਦਾ ਹੈ, ਉਹ ਸਾਰੇ ਸੇਵਕ ਅਕਾਲ ਪੁਰਖੁ ਦੀ ਸੇਵਾ ਭਗਤੀ ਕਰਦੇ ਰਹਿੰਦੇ ਹਨ। ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਆਪਣੇ ਅੰਦਰੋਂ ਆਪਾ ਭਾਵ ਦੂਰ ਕਰ ਲਿਆ ਉਹ ਪਵਿਤਰ ਜੀਵਨ ਵਾਲਾ ਬਣ ਜਾਂਦਾ ਹੈ। ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਹਰ ਵੇਲੇ ਸਦਾ ਬਿਰ ਰਹਿਣ ਵਾਲੇ ਅਕਾਲ ਪੁਰਖੁ ਦੇ ਗੁਣ ਗਾਇਨ ਕਰਦੇ ਰਹਿੰਦੇ ਹਨ, ਉਹ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ ਤੇ ਗੁਰੂ ਦੀ ਦੱਸੀ ਸੇਵਾ ਕਰ ਕੇ ਸਦਾ ਆਤਮਕ ਆਨੰਦ ਮਾਣਦੇ ਹਨ।

**ਸੰਗਠਿ ਮਹਲਾ ੩ ਘਰੁ ੧ ॥ ੧੮੮ ਸਤਿਗੁਰ ਪ੍ਰਸਾਦਿ ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਦੁ ਆਇਆ ॥ ਗੁਰ ਕਿਰਪਾ ਤੇ
ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਗਾਇਆ ॥੧॥ (ਪੰਦੰ)**

ਸਤਿਗੁਰ ਸੇਵਾ ਕਰਨੀ ਔਖੀ ਨਹੀਂ, ਸਿਰਫ ਆਪਣਾ ਮਨ ਬਣਾਉਣ ਦੀ ਲੋੜ ਹੈ। ਆਪਣੇ ਇਸ ਮਨ ਨੂੰ ਸਮਝਾਣਾ ਹੈ ਕਿ ਆਲਸ ਨਹੀਂ ਕਰਨੀ ਤੇ ਗੁਰੂ ਦੀ ਸਰਨ ਵਿਚ ਧੈ ਕੇ ਅਕਾਲ ਪੁਰਖੁ ਦਾ ਨਾਮੁ ਚੇਤੇ ਕਰਦੇ ਰਹਿਣਾ ਹੈ। ਜਿਹੜਾ ਮਨੁੱਖ ਸ਼ਬਦ ਗੁਰੂ ਦੀ ਦਿੱਤੀ ਸਿੱਖਿਆ ਦੀ ਵਿਚਾਰ ਕਰਦਾ ਰਹਿੰਦਾ ਹੈ, ਉਸ ਦੇ ਮਨ ਅੰਦਰ ਅਕਾਲ ਪੁਰਖੁ ਦੀ ਭਗਤੀ ਵੱਸ ਜਾਂਦੀ ਹੈ। ਉਹੀ ਮਨੁੱਖ ਅਕਾਲ ਪੁਰਖੁ ਦਾ ਸੇਵਕ ਆਖਿਆ ਜਾ ਸਕਦਾ ਹੈ, ਜਿਹੜਾ ਅਕਾਲ ਪੁਰਖੁ ਦੀ ਯਾਦ ਨੂੰ ਆਪਣੇ ਹਿਰਦੇ ਵਿਚ ਟਿਕਾਈ ਰੱਖਦਾ ਹੈ, ਤੇ ਆਪਣੇ ਅੰਦਰੋਂ ਹਉਮੈ ਦੂਰ ਕਰ ਕੇ ਆਪਣਾ ਮਨ ਤੇ ਸਰੀਰ ਅਕਾਲ ਪੁਰਖੁ ਦੇ ਹਵਾਲੇ ਕਰ ਦੇਂਦਾ ਹੈ। ਜਿਹੜਾ ਸੇਵਕ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਮਨੁੱਖ ਵਿਕਾਰਾਂ ਦਾ ਟਾਕਰਾ ਕਰਦਾ ਰਹਿੰਦਾ ਹੈ ਤੇ ਮਨੁੱਖਾ ਜਨਮ ਦੀ ਬਾਜ਼ੀ ਕਰ ਦੇ ਹਾਰਦਾ ਨਹੀਂ, ਅਜੇਹਾ ਮਨੁੱਖ ਮਨੁੱਖ ਭਾਗਾਂ ਵਾਲਾ ਹੈ, ਤੇ ਉਹ ਮਨੁੱਖ ਅਕਾਲ ਪੁਰਖੁ ਦੀ ਹਜੂਰੀ ਵਿਚ ਕਬੂਲ ਹੋ ਜਾਂਦਾ ਹੈ।

**ਸੋ ਸੇਵਕ ਹਰਿ ਆਖੀਐ ਜੋ ਹਰਿ ਰਾਖੇ ਉਰਿ ਧਾਰਿ ॥ ਮਨੁ ਤਨੁ ਸਉਪੇ ਆਗੈ ਧਰੈ ਹਉਮੈ ਵਿਚਹੁ ਮਾਰਿ ॥ ਧਨੁ ਗੁਰਮੁਖਿ ਸੋ ਪਰਵਾਣੁ ਹੈ
ਜਿ ਕਦੇ ਨ ਆਵੈ ਹਾਰਿ ॥੩॥ (੨੮)**

ਕਬੀਰ ਜੀ ਸਮਝਾਂਦੇ ਹਨ ਕਿ ਇੱਕ ਅਕਾਲ ਪੁਰਖੁ ਤੋਂ ਬਿਨਾ ਕਿਸੇ ਹੋਰ ਦੇਵੀ ਦੇਵਤੇ ਦੀ ਪੂਜਾ ਨਾ ਕਰੋ। ਅਕਾਲ ਪੁਰਖੁ ਦਾ ਮਿਲਾਪ ਸਿਰਫ ਗੁਰਮੁਖਾਂ ਦੀ ਸੰਗਤਿ ਵਿਚ ਹੁੰਦਾ ਹੈ, ਇਸ ਲਈ ਕਰਮ ਕਾਂਡੀ ਪੰਡਿਤਾਂ ਜਾਂ ਭੇਖੀ ਸਾਧੂਆਂ ਅੱਗੇ ਨੱਕ ਨਾ ਰਗੜਦੇ ਫਿਰੋ।

ਮਾਇਕ ਬੰਧਨਾਂ ਤੋਂ ਖਲਾਸੀ ਦੇਣ ਵਾਲਾ ਅਕਾਲ ਪੁਰਖੁ ਖੁਦ ਆਪ ਹੈ, ਤੇ ਸਬਦ ਗੁਰੂ ਉਸ ਅਕਾਲ ਪੁਰਖੁ ਦਾ ਨਾਮੁ ਚੇਤੇ ਕਰਨ ਲਈ ਪ੍ਰੇਰਨਾ ਕਰਦਾ ਰਹਿੰਦਾ ਹੈ। ਇਸ ਲਈ ਮੁਕਤੀ ਤੇ ਅਕਾਲ ਪੁਰਖੁ ਦੇ ਮਿਲਾਪ ਲਈ, ਸਬਦ ਗੁਰੂ ਤੇ ਇਕ ਅਕਾਲ ਪੁਰਖੁ, ਇਹਨਾਂ ਦੋਹਾਂ ਦੀ ਹੀ ਸੇਵਾ ਕਰਨੀ ਚਾਹੀਦੀ ਹੈ।

ਕਬੀਰ ਸੇਵਾ ਕਉ ਦੁਇ ਭਲੇ ਏਕੁ ਸੰਤੁ ਇਕੁ ਰਾਮੁ ॥ ਰਾਮੁ ਜੁ ਦਾਤਾ ਮੁਕਤਿ ਕੋ ਸੰਤੁ ਜਪਾਵੈ ਨਾਮੁ ॥੧੬੪॥ (੧੩੨੩)

ਸਤਿਗੁਰੂ ਦਾ ਨਾਮੁ ਚੇਤੇ ਕਰਨ ਨਾਲ ਮਨੁਖ ਦੇ ਮਨ ਅੰਦਰ ਉੱਚਾ ਆਤਮਕ ਜੀਵਨ ਪੈਦਾ ਹੁੰਦਾ ਹੈ। ਇਸ ਲਈ ਸਬਦ ਗੁਰੂ ਦੇ ਸੋਹਣੇ ਚਰਨ ਆਪਣੇ ਹਿਰਦੇ ਵਿਚ ਟਿਕਾ ਕੇ ਰੱਖਣੇ ਚਾਹੀਦੇ ਹਨ। ਸਬਦ ਗੁਰੂ ਦੇ ਚਰਨਾਂ ਦੀ ਧੂੜ ਵੱਡੇ ਭਾਗਾਂ ਨਾਲ ਮਿਲਦੀ ਹੈ ਤੇ ਗੁਰੂ ਨੂੰ ਮਿਲਣ ਸਦਕਾ ਮਨੁਖ ਦੀ ਲਗਨ ਅਕਾਲ ਪੁਰਖੁ ਦੇ ਚਰਨਾਂ ਨਾਲ ਲੱਗ ਜਾਂਦੀ ਹੈ। ਗੁਰੂ ਅਰਜਨ ਸਾਹਿਬ ਬੇਨਤੀ ਕਰਦੇ ਹਨ ਕਿ ਹੇ ਪੂਰਨ ਅਕਾਲ ਪੁਰਖੁ! ਹੇ ਗੁਰਦੇਵ! ਮੇਰੇ ਤੇ ਕਿਰਪਾ ਕਰੋ, ਕਿ ਮੈਂ ਹਮੇਸ਼ਾਂ ਆਪ ਜੀ ਦੀ ਸੇਵਾ ਭਗਤੀ ਵਿਚ ਲੱਗਾ ਰਹਾਂ।

ਪਰਬ੍ਰਹਮ ਪੁਰਨ ਗੁਰਦੇਵ ॥ ਕਰਿ ਕਿਰਪਾ ਲਾਗਉ ਤੇਰੀ ਸੇਵ ॥੧॥ ਰਹਾਊ ॥ (੧੯੩-੧੬੪)

ਮਨੁਖ ਜਿਸ ਤਰ੍ਹਾਂ ਦਾ ਸੋਚਦਾ ਤੇ ਸਮਝਦਾ ਹੈ, ਉਹ ਉਸੇ ਤਰ੍ਹਾਂ ਦਾ ਹੀ ਬਣ ਜਾਂਦਾ ਹੈ, ਜਦੋਂ ਮਨੁਖ ਆਪਣੇ ਅੰਦਰ ਸ਼ਬਦ ਗੁਰੂ ਵਾਲੇ ਗੁਣ ਧਾਰਨ ਕਰ ਲੈਂਦਾ ਹੈ ਤਾਂ ਉਸ ਦੀ ਬਿਰਤੀ ਅਕਾਲ ਪੁਰਖੁ ਦੇ ਸੱਚੇ ਨਾਮੁ ਵਿਚ ਜੁੜ ਜਾਂਦੀ ਹੈ। ਪਰੰਤੂ ਜਦੋਂ ਤਕ ਮਨੁਖ ਸਤਿਗੁਰੂ ਦੇ ਸਨਮੁਖ ਹੋ ਕੇ ਸਤਿਗੁਰੂ ਦੇ ਸ਼ਬਦ ਨਾਲ ਨਹੀਂ ਜੁੜਦਾ, ਉਦੋਂ ਤਕ ਸਤਿਗੁਰੂ ਦੀ ਸਿੱਖਿਆ ਨੂੰ ਨਿਰਾ ਸੁਣ ਕੇ ਜੀਵਨ ਦਾ ਅਸਲੀ ਸੁਆਦ ਨਹੀਂ ਮਿਲ ਸਕਦਾ। ਸਤਿਗੁਰੂ ਦੀ ਦੱਸੀ ਸੇਵਾ ਕਰਨ ਨਾਲ ਹੀ ਅਕਾਲ ਪੁਰਖੁ ਦਾ ਨਾਮੁ ਮਨ ਵਿਚ ਵੱਸ ਜਾਂਦਾ ਹੈ ਤੇ ਮਨੁਖ ਦੇ ਮਨ ਅੰਦਰੋਂ ਭਰਮ ਤੇ ਡਰ ਦੂਰ ਹੋ ਜਾਂਦੇ ਹਨ।

ਸੁਣਿ ਸਿਖਿਐ ਸਾਦੁ ਨ ਆਇਓ ਜਿਚਰੁ ਗੁਰਮੁਖਿ ਸਬਦਿ ਨ ਲਾਗੈ ॥ ਸਤਿਗੁਰਿ ਸੇਵਿਐ ਨਾਮੁ ਮਨਿ ਵਸੈ ਵਿਚਹੁ ਭ੍ਰਮੁ ਭਉ ਭਾਗੈ ॥

(੫੦੦)

ਜਿਸ ਮਨੁਖ ਨੇ ਗੁਰੂ ਦੇ ਸਨਮੁਖ ਹੋ ਕੇ ਸ਼ਬਦ ਗੁਰੂ ਦੀ ਵੀਚਾਰ ਅਨੁਸਾਰ ਅਕਾਲ ਪੁਰਖੁ ਦਾ ਨਾਮੁ ਆਪਣੇ ਮਨ ਵਿਚ ਵਸਾ ਲਿਆ, ਤਾਂ ਸਮਝੋ ਕਿ ਉਸ ਨੇ ਜੀਵਨ ਦੇ ਸਾਰੇ ਸੁਖ ਮਾਣ ਲਏ। ਅਜੇਹਾ ਮਨੁਖ ਆਪਣੇ ਪਰਿਵਾਰ ਸਮੇਤ ਆਪ ਵੀ ਸੰਸਾਰ ਰੂਪੀ ਸਮੁੰਦਰ ਤੋਂ ਤਰ ਜਾਂਦਾ ਹੈ, ਤੇ ਸਾਰੇ ਜਗਤ ਦੇ ਹੋਰ ਲੋਕਾਂ ਨੂੰ ਵੀ ਤਾਰ ਲੈਂਦਾ ਹੈ। ਅਜੇਹਾ ਮਨੁਖ ਅਕਾਲ ਪੁਰਖੁ ਦਾ ਇਤਨਾ ਨਾਮੁ ਰੂਪੀ ਧਨ ਇਕੱਠਾ ਕਰ ਲੈਂਦਾ ਹੈ ਕਿ ਉਸ ਦੀ ਮਾਇਆ ਵਾਲੀ ਸਾਰੀ ਤ੍ਰਿਸ਼ਨਾ ਮਿਟ ਜਾਂਦੀ ਹੈ। ਉਹ ਦੁਨੀਆਂ ਦੇ ਹੋਰ ਸਾਰੇ ਲਾਲਚ ਛੱਡ ਦਿੰਦਾ ਹੈ, ਤੇ ਅਕਾਲ ਪੁਰਖੁ ਦੇ ਚਰਨਾਂ ਵਿਚ ਆਪਣੀ ਸੁਰਤਿ ਜੋੜੀ ਰੱਖਦਾ ਹੈ। ਉਸ ਦੇ ਹਿਰਦੇ ਅੰਦਰ ਸਦਾ ਅਨੰਦ ਦੀ ਅਵਸਥਾ ਬਣੀ ਰਹਿੰਦੀ ਹੈ, ਅਕਾਲ ਪੁਰਖੁ ਸਦਾ ਲਈ ਉਸ ਦਾ ਮਿੱਤਰ ਤੇ ਸਹਾਇਤਾ ਕਰਨ ਵਾਲਾ ਬਣ ਜਾਂਦਾ ਹੈ। ਅਜੇਹਾ ਮਨੁਖ ਵੈਰੀ ਤੇ ਮਿੱਤਰ ਨੂੰ ਇਕੋ ਜਿਹਾ ਸਮਝਦਾ ਹੈ, ਭਾਵ ਉਹ ਹਰੇਕ ਨੂੰ ਆਪਣਾ ਮਿੱਤਰ ਸਮਝਦਾ ਹੈ, ਤੇ ਸਭਨਾਂ ਨਾਲ ਚੰਗਾ ਸੁਭਾਉ ਵਰਤਦਾ ਹੈ। ਉਹ ਮਨੁਖ ਗੁਰੂ ਦੇ ਉਪਦੇਸ਼ ਨੂੰ ਸਦਾ ਚੇਤੇ ਰੱਖਦਾ ਹੈ ਤੇ ਜਗਤ ਵਿਚ ਉੱਘੇ ਨਾਂ ਵਾਲਾ ਬਣ ਜਾਂਦਾ ਹੈ। ਇਹ ਸਭ ਕੁਝ ਮਨੁਖ ਆਪਣੇ ਪਹਿਲੇ ਕੀਤੇ ਗਏ ਭਲੇ ਕਰਮਾਂ ਨਾਲ ਹੀ ਪ੍ਰਾਪਤ ਕਰਦਾ ਹੈ, ਤੇ ਅਕਾਲ ਪੁਰਖੁ ਨਾਲ ਉਸ ਦੀ ਪੱਕੀ ਪ੍ਰੀਤ ਬਣ ਜਾਂਦੀ ਹੈ।

ਪਉੜੀ ॥ ਜਿਨਿ ਜਨਿ ਗੁਰਮੁਖਿ ਸੇਵਿਆ ਤਿਨਿ ਸਭਿ ਸੁਖ ਪਾਈ ॥ ਓਹ ਆਪਿ ਤਰਿਆ ਕਟੰਬ ਸਿਉ ਸਭ ਜਗਤ ਤਰਾਈ ॥ ਓਨਿ ਹਰਿ ਨਾਮਾ ਧਨੁ ਸੰਚਿਆ ਸਭ ਤਿਖਾ ਬੁਝਾਈ ॥ ਓਨਿ ਛਡੇ ਲਾਲਚ ਦੁਨੀ ਕੇ ਅੰਤਰਿ ਲਿਵ ਲਾਈ ॥ ਓਸੁ ਸਦਾ ਸਦਾ ਘਰਿ ਅਨੰਦੁ ਹੈ ਹਰਿ ਸਖਾ ਸਹਾਈ ॥ ਓਨਿ ਵੈਰੀ ਮਿੜ੍ਹ ਸਮ ਕੀਤਿਆ ਸਭ ਨਾਲਿ ਸੁਭਾਈ ॥ ਹੋਆ ਓਹੀ ਅਲੁ ਜਗ ਮਹਿ ਗੁਰ ਗਿਆਨੁ ਜਪਾਈ ॥ ਪੂਰਬਿ ਲਿਖਿਆ ਪਾਇਆ ਹਰਿ ਸਿਉ ਬਣਿ ਆਈ ॥੧੬॥ (੧੧੦੦)

ਜੀਵ ਅਕਾਲ ਪੁਰਖੁ ਦੇ ਹੁਕਮੁ ਵਿਚ ਇਥੇ ਆਉਂਦਾ ਹੈ, ਹੁਕਮੁ ਵਿਚ ਹੀ ਇਥੋਂ ਤੁਰ ਜਾਂਦਾ ਹੈ, ਤੇ ਜੀਵ ਨੂੰ ਹੁਕਮੁ ਵਿਚ ਹੀ ਜੀਵਨ ਬਿਤੀਤ ਕਰਨਾ ਪੈਂਦਾ ਹੈ। ਸਾਰੇ ਜੀਵਾਂ ਵਿਚ, ਸਦਾ ਕਾਇਮ ਰਹਿਣ ਵਾਲਾ ਅਕਾਲ ਪੁਰਖੁ ਹੀ ਵੱਸਦਾ ਹੈ, ਤੇ ਅਕਾਲ ਪੁਰਖੁ ਵਿਚ ਸਤਿਗੁਰੂ ਦੇ ਸ਼ਬਦ ਦੁਆਰਾ ਹੀ ਲੀਨ ਹੋ ਸਕਦੇ ਹਾਂ, ਗੁਰੂ ਦੇ ਸ਼ਬਦ ਦੁਆਰਾ ਹੀ ਅਡੋਲ ਅਵਸਥਾ ਵਿਚ ਟਿਕਿਆਂ ਜਾ ਸਕਦਾ ਹੈ। ਜਿਹੜਾ ਸਿੱਖ ਗੁਰੂ ਦੇ ਬਚਨਾਂ ਉੱਤੇ ਤੁਰਦਾ ਹੈ, ਤੇ ਗੁਰੂ ਦੇ ਸ਼ਬਦ ਅਨੁਸਾਰ ਸੇਵਾ ਕਰਦਾ ਹੈ, ਉਹ ‘ਅਕਾਲ ਪੁਰਖੁ ਨੂੰ ਆਪਣੇ ਅੰਦਰੋਂ ਖੋਜ ਲੈਂਦਾ ਹੈ। ਜਿਹੜਾ ਮਨੁਖ ਅਕਾਲ ਪੁਰਖੁ ਦੇ ਹੁਕਮੁ ਅਨੁਸਾਰ ਚਲ ਕੇ ਹੁਕਮੁ ਨੂੰ ਪਛਾਣ ਲੈਂਦਾ ਹੈ, ਉਹ ਜੀਵਨ ਦੀ ਸਹੀ ਜੁਗਤਿ ਤੇ ‘ਸਚ’ ਨੂੰ ਜਾਣ ਲੈਂਦਾ ਹੈ ਤੇ ਉਹ ਆਪਾ ਭਾਵ ਮਿਟਾ ਕੇ ਦੁਨੀਆਂ ਵੀ ਦੁਨੀਆਂ ਤੋਂ ਨਿਰਲੇਪ ਰਹਿੰਦਾ ਹੈ।

ਨਨਕ ਦੂਜੀ ਕਾਰ ਨ ਕਰਣੀ ਸੇਵੈ ਸਿਖੁ ਸੁ ਖੋਜਿ ਲਹੈ ॥ (੯੪੦)

ਜੇ ਕਰ ਉਪਰ ਲਿਖੀਆਂ, ਗੁਰਬਾਣੀ ਦੀਆਂ ਸਿਖਿਆਵਾਂ, ਨੂੰ ਇਕੱਠਾ ਕਰੀਏ ਤਾਂ ਅਸੀਂ ਨਿਸਚੇ ਨਾਲ ਸਮਝ ਸਕਦੇ ਹਾਂ, ਕਿ **ਸਿੱਖ** ਧਰਮ ਅਨੁਸਾਰ ਗੁਰ ਦੇ ਸ਼ਬਦ ਦੀ ਵੀਚਾਰੁ ਹੀ ਅਸਲੀ ਜਪ, ਤਪ, ਸੰਜਮ ਤੇ ਪਾਠ ਹੈ, ਤੇ ਗੁਰੂ ਦੇ ਸ਼ਬਦ ਦੀ ਵੀਚਾਰੁ ਹੀ ਅਸਲੀ ਸੇਵਾ ਹੈ। ਮੁਕਤੀ ਤੇ ਅਕਾਲ ਪੁਰਖੁ ਦੇ ਮਿਲਾਪ ਲਈ, ਸ਼ਬਦ ਗੁਰੂ ਤੇ ਇਕ ਅਕਾਲ ਪੁਰਖੁ, ਇਹਨਾਂ ਦੋਹਾਂ ਦੀ ਹੀ ਸੇਵਾ ਕਰਨੀ ਚਾਹੀਦੀ ਹੈ। ਗੁਰ ਸ਼ਬਦ ਦੁਆਰਾ ਅਕਾਲ ਪੁਰਖੁ ਨਾਲ ਛੁੰਘੀ ਸਾਂਝ ਪਾਣੀ ਚਾਹੀਦੀ ਹੈ, ਸਤਿਗੁਰ ਨਾਲ ਪ੍ਰੀਤ ਹੀ ਅਸਲੀ ਸਫਲ ਸੇਵਾ ਹੈ। ਅਕਾਲ ਪੁਰਖੁ ਦੀ ਸੇਵਾ ਭਗਤੀ ਬਿਨਾ ਕਿਸੇ ਛਲ ਜਾਂ ਕਪਟ ਨਾਲ ਕਰਨੀ ਚਾਹੀਦੀ ਹੈ, ਆਪਣੇ ਸਰੀਰ ਤੇ ਮਨ ਨੂੰ ਸਤਿਗੁਰੂ ਅੱਗੇ ਅਰਪਣ ਕਰ ਕੇ ਸਾਵਧਾਨ

ਹੋ ਕੇ ਸੇਵਾ ਕਰਨੀ ਹੈ, ਤੇ ਸਤਿਗੁਰੂ ਦੀ ਸਿਖਿਆ ਅਨੁਸਾਰ ਕੀਤੀ ਹੋਈ ਸੇਵਾ ਹੀ ਸਫਲ ਹੋ ਸਕਦੀ ਹੈ। ਆਪਣਾ ਆਪ ਗੁਰੂ ਅੱਗੇ ਅਰਪਨ ਕਰਕੇ, ਬਿਨਾਂ ਕਾਮਨਾਂ ਦੇ ਸੇਵਾ ਕਰਨੀ ਚਾਹੀਦੀ ਹੈ, ਸਤਿਗੁਰੂ ਦੀ ਸੇਵਾ ਆਪਣੀ ਮਨ ਦੀ ਇਛਾ ਤੇ ਅੰਦਰੂਨੀ ਭੁਸੀ ਨਾਲ ਕਰਨੀ ਚਾਹੀਦੀ ਹੈ। ਸਤਿਗੁਰੂ ਦੀ ਸੇਵਾ ਨੂੰ ਸਮਝਣ ਲਈ ਤੇ ਸੇਵਾ ਨੂੰ ਕਰਨ ਲਈ ਅਕਾਲ ਪੁਰਖੁ ਦੇ ਹੁਕਮੁ ਨੂੰ ਸਮਝਣਾ ਬਹੁਤ ਜਰੂਰੀ ਹੈ, ਇਸ ਲਈ ਗੁਰੂ ਦੇ ਸਬਦੁ ਦੀ ਵੀਚਾਰੁ ਦੁਆਰਾ ਸਦਾ ਅਕਾਲ ਪੁਰਖੁ ਦੇ ਗੁਣ ਗਾਇਨ ਕਰਦੇ ਰਹਿਣਾ ਚਾਹੀਦਾ ਹੈ।

- ਅੱਜਕਲ ਦੇ ਪ੍ਰਚਾਰ ਅਨੁਸਾਰ ਗੁਰਦੁਆਰਾ ਸਾਹਿਬਾਂ ਵਿਚ ਬਹੁਤ ਸਾਰੀਆਂ ਸੇਵਾਵਾਂ ਦਾ ਜਿਕਰ ਕੀਤਾ ਜਾਂਦਾ ਹੈ, ਤੇ ਉਹਨਾਂ ਅਨੁਸਾਰ ਸੇਵਾ ਕਰਨ ਵਾਲਿਆਂ ਨੂੰ ਅਕਸਰ ਸਰੋਪੇ ਵੀ ਦਿਤੇ ਜਾਂਦੇ ਹਨ, ਇਨ੍ਹਾਂ ਸੇਵਾਵਾਂ ਦਾ ਸੰਬੰਧ ਜਿਆਦਾ ਤਰ ਸਰੀਰਕ ਤਲ ਤੇ ਕੀਤੀਆਂ ਜਾ ਰਹੀਆਂ ਕਿਰਿਆਵਾਂ ਨਾਲ ਹੈ, ਤੇ ਜਾਂ ਗੁਰਦੁਆਰਾ ਸਾਹਿਬ ਲਈ ਮਾਇਆ ਭੇਟ ਕਰਨ ਨਾਲ ਹੈ।
- ਜਿਸ ਸੇਵਾ ਦਾ ਗੁਰਬਾਣੀ ਵਿਚ ਸਿਧੇ ਤੌਰ ਤੇ ਬਹੁਤ ਵਾਰੀ ਜਿਕਰ ਮਿਲਦਾ ਹੈ, ਉਹ ਸੇਵਾ ਸਾਡੇ ਬਹੁਤ ਸਾਰੇ ਗੁਰਦੁਆਰਾ ਸਾਹਿਬਾਂ ਦੀਆਂ ਸੇਵਾਵਾਂ ਦੀ ਲਿਸਟ ਵਿਚ ਅਕਸਰ ਨਹੀਂ ਵੇਖੀ ਜਾਂਦੀ ਹੈ ਤੇ ਉਸ ਦਾ ਰੋਜਾਨਾ ਦੇ ਸਮਾਗਮਾਂ ਵਿਚ ਵੀ ਬਹੁਤ ਘਟ ਜਿਕਰ ਕੀਤਾ ਜਾਂਦਾ ਹੈ।
- ਗੁਰਬਾਣੀ ਅਨੁਸਾਰ ਇਸ ਲਈ ਦੁਨੀਆਂ ਵਿਚ ਆ ਕੇ ਅਕਾਲ ਪੁਰਖੁ ਦੀ ਸੇਵਾ ਕਰਨੀ ਚਾਹੀਦੀ ਹੈ ਤਾਂ ਹੀ ਉਸ ਅਕਾਲ ਪੁਰਖੁ ਦੀ ਹਜ਼ੂਰੀ ਵਿਚ ਬੈਠਣ ਨੂੰ ਥਾਂ ਮਿਲ ਸਕਦੀ ਹੈ।
- ਜਿਹੜੇ ਮਨੁੱਖ ਆਪਣੇ ਸਾਫ਼ ਹਿਰਦੇ ਵਿਚ ਗੁਰ ਸ਼ਬਦ ਰੂਪੀ ਬਾਗ ਦੇ ਰੁੱਖ ਲਾਂਦੇ ਹਨ, ਤੇ ਪ੍ਰੇਮ ਰੂਪੀ ਪਾਣੀ ਨਾਲ ਸਿੰਜਦੇ ਹਨ, ਉਹਨਾਂ ਸਭਨਾਂ ਨੂੰ ਅਕਾਲ ਪੁਰਖੁ ਦਾ ਨਾਮੁ ਰੂਪੀ ਫਲ ਲੱਗਦਾ ਹੈ।
- ਅਕਾਲ ਪੁਰਖੁ ਦੀ ਸੇਵਾ ਭਗਤੀ ਕੀਤਿਆਂ ਮਨ ਚਾਹੇ ਫਲ ਪਾ ਸਕਦੇ ਹਾਂ, ਕਿਸੇ ਹੋਰ ਦੇਵੀ ਦੇਵਤੇ ਆਦਿਕ ਦੀ ਪੂਜਾ ਕਰਨ ਨਾਲ ਆਪਣਾ ਇਹ ਮਨੁੱਖਾ ਜੀਵਨ ਵਿਅਰਥ ਚਲਾ ਜਾਂਦਾ ਹੈ।
- ਆਪਣੇ ਸਰੀਰ ਤੇ ਮਨ ਨੂੰ ਸਤਿਗੁਰੂ ਅੱਗੇ ਅਰਪਣ ਕਰ ਕੇ ਸਾਵਧਾਨ ਹੋ ਕੇ ਸੇਵਾ ਕਰਨੀ ਹੈ ਤਾਂ ਜੋ ਸਾਡੇ ਜੀਵਨ ਦੀ ਸਹੀ ਘਾੜਤ ਹੋ ਸਕੇ। ਸੇਵਾ ਕਰਨ ਸਮੇਂ ਆਪਣੇ ਸਰੀਰ ਤੇ ਮਨ ਨੂੰ ਸ਼ਬਦ ਗੁਰੂ ਅੱਗੇ ਅਰਪਣ ਕਰ ਕੇ ਸਾਵਧਾਨ ਹੋ ਕੇ ਸੇਵਾ ਕਰਨੀ ਚਾਹੀਦੀ ਹੈ।
- ਅਕਾਲ ਪੁਰਖੁ ਦੀ ਸੇਵਾ ਭਗਤੀ ਬਿਨਾ ਕਿਸੇ ਛਲ ਜਾਂ ਕਪਟ ਨਾਲ ਕਰਨੀ ਚਾਹੀਦੀ ਹੈ, ਤਾਂ ਹੀ ਸਾਰੇ ਸੁਖ ਹਾਸਲ ਕਰ ਸਕਦੇ ਹਾਂ।
- ਜਿਹੜਾ ਸੇਵਕ ਆਪਣਾ ਤਨ ਮਨ ਗੁਰੂ ਅੱਗੇ ਅਰਪਨ ਕਰ ਦੇਂਦਾ ਹੈ, ਉਸ ਦੇ ਸਾਰੇ ਕਾਰਜ ਆਪਣੇ ਆਪ ਸਿਰੇ ਚੜ੍ਹ ਜਾਂਦੇ ਹਨ। ਇਸ ਲਈ ਆਪਣਾ ਆਪ ਗੁਰੂ ਅੱਗੇ ਅਰਪਨ ਕਰਕੇ, ਬਿਨਾਂ ਕਾਮਨਾਂ ਦੇ ਸੇਵਾ ਕਰਨੀ ਚਾਹੀਦੀ ਹੈ।
- ਉਹੀ ਕੀਤੀ ਹੋਈ ਸੇਵਾ ਸਫਲ ਹੈ, ਜਿਸ ਸੇਵਾ ਨਾਲ ਸਤਿਗੁਰੂ ਦਾ ਮਨ ਸਿੱਖ ਤੇ ਪਤੀਜ ਜਾਏ, ਇਸ ਲਈ ਹਮੇਸ਼ਾਂ ਧਿਆਨ ਵਿਚ ਰੱਖਣਾਂ ਹੈ ਕਿ ਸਤਿਗੁਰੂ ਦੀ ਸਿਖਿਆ ਅਨੁਸਾਰ ਕੀਤੀ ਹੋਈ ਸੇਵਾ ਹੀ ਸਫਲ ਹੋ ਸਕਦੀ ਹੈ।
- ਉਹੀ ਕੰਮ ਸਿਰੇ ਚੜ੍ਹਿਆ ਸਮੱਝੇ ਜਿਹੜਾ ਆਪਣੀ ਮਨ ਦੀ ਇਛਾ ਤੇ ਅੰਦਰੂਨੀ ਭੁਸੀ ਨਾਲ ਕੀਤਾ ਜਾਵੇ। ਇਸ ਲਈ ਸਤਿਗੁਰੂ ਦੀ ਸੇਵਾ ਨੂੰ ਸਮਝਣ ਲਈ ਤੇ ਸੇਵਾ ਕਰਨ ਲਈ ਅਕਾਲ ਪੁਰਖੁ ਦੇ ਹੁਕਮੁ ਨੂੰ ਸਮਝਣਾ ਬਹੁਤ ਜਰੂਰੀ ਹੈ।
- ਗੁਰੂ ਸਾਹਿਬ ਚਿਤਾਵਨੀ ਦੇ ਕੇ ਸਮਝਾਂਦੇ ਹਨ, ਕਿ ਜਿਨ੍ਹਾਂ ਮਨੁੱਖਾਂ ਨੇ ਕਦੇ ਸਤਿਗੁਰੂ ਦੀ ਸੇਵਾ ਨਹੀਂ ਕੀਤੀ, ਗੁਰੂ ਦਾ ਸ਼ਬਦ ਕਦੇ ਆਪਣੇ ਹਿਰਦੇ ਵਿਚ ਟਿਕਾ ਕੇ ਨਹੀਂ ਰੱਖਿਆ, ਉਹਨਾਂ ਦੇ ਮਨੁੱਖਾ ਜੀਵਨ ਦਾ ਸਮਾਂ ਫਿਟਕਾਰਨ ਜੋਗ ਹੈ।
- ਗੁਰ ਦੇ ਸਬਦੁ ਦੀ ਵੀਚਾਰੁ ਹੀ ਅਸਲੀ ਜਪ, ਤਪ, ਸੰਜਮ ਤੇ ਪਾਠ ਹੈ, ਤੇ ਗੁਰੂ ਦੇ ਸਬਦੁ ਦੀ ਵੀਚਾਰੁ ਹੀ ਅਸਲੀ ਸੇਵਾ ਹੈ। “ਗੁਰ ਕੀ ਸੇਵਾ ਸ਼ਬਦੁ ਵੀਚਾਰੁ ॥ ਹਉਮੈ ਮਰੇ ਕਰਣੀ ਸਾਰੁ ॥੨॥ (੨੨੩) ”
- ਗੁਰੂ ਦੀ ਅਸਲੀ ਸੇਵਾ ਗੁਰੂ ਦੇ ਸ਼ਬਦ ਦੁਆਰਾ ਅਕਾਲ ਪੁਰਖੁ ਕੀਤੀ ਗਈ ਭਗਤੀ ਹੀ ਹੈ, ਪਰੰਤੂ ਇਹ ਦਾਤ ਕਿਸੇ ਵਿਰਲੇ ਭਾਗਾਂ ਵਾਲੇ ਨੂੰ ਹੀ ਮਿਲਦੀ ਹੈ।
- ਗੁਰਦੁਆਰਾ ਸਾਹਿਬ ਵਿਚ ਲੋਕ ਮੰਗਾਂ ਤਾਂ ਬਹੁਤ ਤਰ੍ਹਾਂ ਦੀਆਂ ਮੰਗਦੇ ਹਨ, ਪਰੰਤੂ ਸੱਭ ਤੋਂ ਉਤਮ ਮੰਗ ਹੈ, ਕਿ ਮਨੁੱਖ ਦੇ ਮਨ ਅੰਦਰ ਅਕਾਲ ਪੁਰਖੁ ਦੇ ਦਰਸ਼ਨਾਂ ਦੀ ਪਿਆਸ ਹੋਵੇ।
- ਸਦਾ ਅਕਾਲ ਪੁਰਖੁ ਦੇ ਗੁਣ ਗਾਇਨ ਕਰਦੇ ਰਹੋ, ਤੇ ਇਹ ਸੇਵਾ ਕਦੇ ਵੀ ਭੁਲਣੀ ਨਹੀਂ, ਕਿਉਂਕਿ ਇਹ ਭਜਨ ਹੀ ਮਨੁੱਖਾ ਜਨਮ ਦੀ ਖੱਟੀ ਕਮਾਈ ਹੈ।
- ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਹਰ ਵੇਲੇ ਸਦਾ ਬਿਰ ਰਹਿਣ ਵਾਲੇ ਅਕਾਲ ਪੁਰਖੁ ਦੇ ਗੁਣ ਗਾਇਨ ਕਰਦੇ ਰਹਿੰਦੇ ਹਨ, ਉਹ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ ਤੇ ਗੁਰੂ ਦੀ ਦੱਸੀ ਸੇਵਾ ਕਰ ਕੇ ਸਦਾ ਆਤਮਕ ਆਨੰਦ ਮਾਣਦੇ ਰਹਿੰਦੇ ਹਨ।

- ਉਹੀ ਮਨੁੱਖ ਅਕਾਲ ਪੁਰਖੁ ਦਾ ਸੇਵਕ ਆਖਿਆ ਜਾ ਸਕਦਾ ਹੈ, ਜਿਹੜਾ ਅਕਾਲ ਪੁਰਖੁ ਦੀ ਯਾਦ ਨੂੰ ਆਪਣੇ ਹਿਰਦੇ ਵਿਚ ਟਿਕਾਈ ਰੱਖਦਾ ਹੈ, ਤੇ ਆਪਣੇ ਅੰਦਰੋਂ ਹਉਮੈ ਦੂਰ ਕਰ ਕੇ ਆਪਣਾ ਮਨ ਤੇ ਸਰੀਰ ਅਕਾਲ ਪੁਰਖੁ ਦੇ ਹਵਾਲੇ ਕਰ ਦੇਂਦਾ ਹੈ।
- **ਮੁਕਤੀ ਤੇ ਅਕਾਲ ਪੁਰਖੁ ਦੇ ਮਿਲਾਪ ਲਈ, ਸਬਦ ਗੁਰੂ ਤੇ ਇਕ ਅਕਾਲ ਪੁਰਖੁ, ਇਹਨਾਂ ਦੋਹਾਂ ਦੀ ਹੀ ਸੇਵਾ ਕਰਨੀ ਚਾਹੀਦੀ ਹੈ।**
- ਜਦੋਂ ਤਕ ਮਨੁੱਖ ਸਤਿਗੁਰੂ ਦੇ ਸਨਮੁਖ ਹੋ ਕੇ ਸਤਿਗੁਰੂ ਦੇ ਸ਼ਬਦ ਨਾਲ ਨਹੀਂ ਜੁੜਦਾ, ਉਦੋਂ ਤਕ ਸਤਿਗੁਰੂ ਦੀ ਸਿੱਖਿਆ ਨੂੰ ਨਿਰਾ ਸੁਣ ਕੇ ਜੀਵਨ ਦਾ ਅਸਲੀ ਸੁਆਦ ਨਹੀਂ ਮਿਲਦਾ।
- ਜਿਸ ਮਨੁੱਖ ਨੇ ਗੁਰੂ ਦੇ ਸਨਮੁਖ ਹੋ ਕੇ ਸ਼ਬਦ ਗੁਰੂ ਦੀ ਵੀਚਾਰ ਅਨੁਸਾਰ ਅਕਾਲ ਪੁਰਖੁ ਦਾ ਨਾਮੁ ਆਪਣੇ ਮਨ ਵਿਚ ਵਸਾ ਲਿਆ, ਤਾਂ ਸਮਝੋ ਕਿ ਉਸ ਨੇ ਜੀਵਨ ਦੇ ਸਾਰੇ ਸੁਖ ਮਾਣ ਲਏ।

ਸਿੱਖ ਧਰਮ ਅਨੁਸਾਰ ਗੁਰੂ ਦੇ ਸਬਦੁ ਦੀ ਵੀਚਾਰੁ ਹੀ ਅਸਲੀ ਸੇਵਾ ਹੈ, ਕਿਉਂਕਿ ਜਿਨੀ ਦੇਰ ਤਕ ਅਸੀਂ ਗੁਰਬਾਣੀ ਨੂੰ ਪੜ੍ਹਦੇ ਨਹੀਂ, ਸਮਝਦੇ ਨਹੀਂ, ਵੀਚਾਰਦੇ ਨਹੀਂ, ਤੇ ਆਪਣੇ ਜੀਵਨ ਵਿਚ ਅਮਲੀ ਰੂਪ ਨਾਲ ਅਪਨਾਂਦੇ ਨਹੀਂ, ਉਤਨੀ ਦੇਰ ਤਕ ਨਾ ਤਾਂ ਸਹੀ ਜੀਵਨ ਦੀ ਜਾਚ ਆ ਸਕਦੀ ਹੈ ਤੇ ਨਾ ਹੀ ਸਮਝ ਸਕਦੇ ਹਾਂ ਕਿ ਅਸਲੀ ਸੇਵਾ ਕੀ ਹੈ। ਗੁਰਬਾਣੀ ਵਿਚ ਇਹ ਵੀ ਸਮਝਾਇਆ ਗਿਆਂ ਹੈ ਕਿ ਅਕਾਲ ਪੁਰਖੁ ਦੀ ਸੇਵਾ ਭਗਤੀ ਬਿਨਾ ਕਿਸੇ ਛਲ ਜਾਂ ਕਪਟ ਦੇ ਕਰਨੀ ਹੈ, ਮਨ ਤਨ ਨੂੰ ਸਤਿਗੁਰੂ ਅੱਗੇ ਅਰਪਣ ਕਰ ਕੇ ਸਾਵਧਾਨ ਹੋ ਕੇ ਸੇਵਾ ਕਰਨੀ ਹੈ, ਤੇ ਸਤਿਗੁਰੂ ਦੀ ਸਿੱਖਿਆ ਅਨੁਸਾਰ ਕੀਤੀ ਹੋਈ ਸੇਵਾ ਹੀ ਸਫਲ ਹੋ ਸਕਦੀ ਹੈ। ਇਸ ਲਈ ਅਕਾਲ ਪੁਰਖੁ ਦੀ ਸੇਵਾ ਤਾਂ ਹੀ ਹੋ ਸਕਦੀ ਹੈ ਜੇ ਕਰ ਪੂਰੀ ਸ੍ਰਿਸ਼ਟੀ ਦੇ ਭਲੇ ਲਈ ਸੇਵਾ ਕੀਤੀ ਜਾਵੇ। ਹਰੇਕ ਮਨੁੱਖ ਕੋਲ ਮਾਇਆ ਤੇ ਸਮਾਂ ਬਹੁਤ ਸੀਮਿਤ ਹੈ, ਇਸ ਲਈ ਕੰਮ ਉਹ ਕੀਤਾ ਜਾਵੇ ਤੇ ਅਜੇਹੇ ਤਰੀਕੇ ਨਾਲ ਕੀਤਾ ਜਾਵੇ, ਜਿਸ ਵਿਚ ਥੋੜੀ ਮਿਹਨਤ ਨਾਲ ਬਹੁਤ ਸਾਰਿਆ ਦਾ ਭਲਾ ਹੋ ਸਕੇ।

- ਗੁਰੂ ਰਾਮਦਾਸ ਜੀ ਨੇ ਸਿੱਖ ਦੀ ਪ੍ਰੀਭਾਸ਼ਾ ਵਾਲੇ ਸਬਦ “**ਨਨ ਨਾਨਕੁ ਪੁੜਿ ਮੰਗੈ ਤਿਸੁ ਗੁਰਸਿਖ ਕੀ ਜੋ ਆਪਿ ਜਪੈ ਅਵਰਹ ਨਾਮੁ ਜਪਾਵੈ ॥੨॥ (੩੦੪-੩੦੬)**” ਵਿਚ ਇਹੀ ਸਮਝਾਇਆ ਹੈ ਕਿ ਗੁਰੂ ਦੇ ਸਿੱਖ ਦਾ ਫਰਜ਼ ਹੈ ਕਿ ਉਹ ਆਪ ਗੁਰਬਾਣੀ ਨੂੰ ਆਪਣੇ ਜੀਵਨ ਵਿਚ ਅਪਨਾਏ ਤੇ ਦੂਸਰਿਆ ਨੂੰ ਗੁਰਬਾਣੀ ਪੜ੍ਹਨ ਸਮਝਣ ਵੀਚਾਰਨ ਤੇ ਆਪਣੇ ਜੀਵਨ ਵਿਚ ਅਪਨਾਣ ਲਈ ਪ੍ਰੇਰਨਾ ਤੇ ਸਹਾਇਤਾ ਕਰੋ। ਇਸ ਲਈ ਇਕ ਸਿੱਖਾਂ ਲਈ ਉੱਤਮ ਸੇਵਾ ਇਹੀ ਹੈ ਕਿ ਗੁਰਮਤਿ ਸਿਖਲਾਈ ਦੇ ਕੇਂਦਰ ਬਣਾਣ ਤੇ ਉਹਨਾਂ ਨੂੰ ਠੀਕ ਤਰੀਕੇ ਨਾਲ ਚਲਾਣ ਵਿਚ ਆਪਣਾ ਯੋਗਦਾਨ ਦੇਣ। ਅੱਜਕਲ ਸਾਡੇ ਗੁਰਦੁਆਰਾ ਸਾਹਿਬਾਂ ਵਿਚ ਜਿਆਦਾ ਤਰ ਰਵਾਇਤਾਂ ਹੀ ਪੂਰੀਆਂ ਕੀਤੀਆਂ ਜਾਂਦੀਆਂ ਹਨ ਤੇ ਸੋਝੀ ਬਹੁਤ ਘਟ ਦਿਤੀ ਜਾਂਦੀ ਹੈ। ਪਰਿੰਤੂ ਗੁਰਬਾਣੀ ਤਾਂ ਇਹ ਸਮਝਾਂਦੀ ਹੈ ਕਿ “**ਗੁਰੂ ਦੁਆਰੈ ਹੋਰਿ ਸੋਝੀ ਪਾਇਸੀ ॥ (੨੩੦)**”। ਇਸ ਲਈ ਰਵਾਇਤਾਂ ਪੂਰੀਆਂ ਕਰਨ ਦੀ ਬਜਾਏ ਗੁਰਦੁਆਰਾ ਸਾਹਿਬਾਂ ਨੂੰ ਗੁਰਮਤਿ ਸਿਖਲਾਈ ਦੇ ਕੇਂਦਰਾਂ ਵਿਚ ਤਬਦੀਲ ਕਰਨ ਦੀ ਲੋੜ ਹੈ।
- ਕੁਝ ਕੁ ਲੋਕਾਂ ਨੂੰ ਲੰਗਰ ਖਵਾ ਕੇ ਉਹਨਾਂ ਦਾ ਸਦੀਵੀ ਕਾਲ ਲਈ ਭਲਾ ਨਹੀਂ ਹੋ ਸਕਦਾ ਹੈ। ਇਸ ਲਈ ਲੋੜ ਹੈ ਕਿ ਉਹਨਾਂ ਲਈ ਸਿਖਲਾਈ ਤੇ ਰੁਜ਼ਗਾਰ ਦੇ ਸਾਧਨ ਵੀ ਬਣਾਏ ਜਾਣ। ਇਹ ਤਾਂ ਹੀ ਹੋ ਸਕਦਾ ਹੈ ਜੇਕਰ ਦੁਨਿਆਵੀ, ਤਕਨੀਕੀ ਤੇ ਧਾਰਮਿਕ ਸਿੱਖਿਆ ਦੇ ਕੇਂਦਰ ਸਥਾਪਤ ਕੀਤੇ ਜਾਣ।
- ਵਿਹਲੇ ਮੰਗਤਿਆਂ ਨੂੰ ਪੈਸੇ ਦੇ ਕੇ ਜਾਂ ਲੰਗਰ ਖਵਾ ਕੇ ਉਹਨਾਂ ਦੀਆਂ ਆਦਤਾਂ ਖਰਾਬ ਕਰਨ ਦਾ ਕੋਈ ਲਾਭ ਨਹੀਂ ਹੈ। **“ਅਕਲੀ ਸਾਹਿਬੁ ਸੇਵੀਐ ਅਕਲੀ ਪਾਈਐ ਮਾਨੁ ॥ ਅਕਲੀ ਪੜਿ ਕੈ ਬੁੜੀਐ ਅਕਲੀ ਕੀਚੈ ਦਾਨੁ ॥ ਨਨਕੁ ਆਖੈ ਰਾਹੁ ਏਹੁ ਹੋਰਿ ਗਲਾਂ ਸੈਤਾਨੁ ॥੧॥” (੧੨੪੫)** ਇਹ ਸਬਦ ਸਾਨੂੰ ਸੁਚੇਤ ਕਰਦਾ ਹੈ ਕਿ ਦਾਨ ਵੀ ਅਕਲ ਨਾਲ ਸੋਚ ਸਮਝ ਕੇ ਕਰਨਾ ਚਾਹੀਦਾ ਹੈ, ਨਹੀਂ ਤਾਂ ਸੈਤਾਨ ਪੈਦਾ ਕਰਨ ਦੇ ਕਸੂਰਵਾਰ ਅਸੀਂ ਖੁਦ ਆਪ ਹੋਵਾਂਗੇ। ਇਸ ਲਈ ਅੱਖਾਂ ਮੀਟ ਕੇ ਦਾਨ ਕਰਨ ਦੀ ਬਜਾਏ, ਸੋਚ ਸਮਝ ਕੇ ਮਾਇਆ ਦੇਣੀ ਚਾਹੀਦੀ ਹੈ, ਜਿਸ ਨਾਲ ਕਿਸੇ ਲੋੜਵੰਦ ਦੀ ਭਲਾਈ ਹੋ ਸਕੇ। ਕਿਸੇ ਗਰੀਬ ਕਿਰਤੀ ਨੂੰ ਰੁਜ਼ਗਾਰ ਜਾਂ ਧਨ ਦੀ ਲੋੜ ਹੋ ਸਕਦੀ ਹੈ, ਤੇ ਕਿਸੇ ਅਮੀਰ ਨੂੰ ਸਬਦ ਗੁਰੂ ਅਨੁਸਾਰ ਜੀਵਨ ਜਾਚ ਦੀ ਲੋੜ ਹੋ ਸਕਦੀ ਹੈ। ਮੰਗਤੇ ਨੂੰ ਪੈਸੇ ਦੇ ਕੇ ਉਸ ਦੀ ਆਦਤ ਹੋਰ ਨਹੀਂ ਵਿਗਾੜਨੀ ਚਾਹੀਦੀ, ਬਲਕਿ ਉਸ ਨੂੰ ਕਿਰਤ ਕਰਨ ਲਈ ਪ੍ਰੇਰਨਾ ਚਾਹੀਦਾ ਹੈ।
- ਗੁਰਦੁਆਰਾ ਸਾਹਿਬਾਂ ਬਿਲਡਗਾਂ ਤੇ ਪੈਸੇ ਖਰਚਣ ਦੀ ਬਜਾਏ, ਲੋੜਵੰਦ ਸਿੱਖ ਬੱਚੇ ਬੱਚੀਆਂ ਦੀਆਂ ਕਿਤਾਬਾਂ, ਫੀਸ, ਪੜ੍ਹਾਈ ਤੇ ਹੋਰ ਲੋੜੀਦੀ ਆਰਥਕ ਸਹਾਇਤਾ ਕੀਤੀ ਜਾ ਸਕਦੀ ਹੈ।
- ਅੱਜਕਲ ਬੱਚੇ ਦੂਰ ਦੇਸ਼ਾਂ ਵਿਚ ਜਾ ਰਹੇ ਹਨ ਤੇ ਬਜ਼ੁਰਗ ਘਰ ਵਿਚ ਇਕੱਲੇ ਰਹਿ ਜਾਂਦੇ ਹਨ। ਇਸ ਲਈ ਬਜ਼ੁਰਗਾਂ ਦੀ ਸੇਵਾਂ ਸੰਭਾਲ ਤੇ ਉਹਨਾਂ ਦੇ ਜੀਵਨ ਵਿਚ ਹਾਸਲ ਕੀਤੇ ਗਏ ਤਜਰਬੇ ਦਾ ਲਾਭ ਲੈਣਾਂ ਇਕ ਉੱਤਮ ਸੇਵਾ ਹੋਵੇਗੀ।
- ਨਵੀਆਂ ਨਵੀਆਂ ਤਕਨੀਕਾਂ ਤੇ ਕਾਢਾਂ ਕੱਢਣ ਦੀ ਲੋੜ ਹੈ, ਜਿਸ ਵਿਚ ਥੋੜੀ ਮਿਹਨਤ ਨਾਲ ਜਿਆਦਾ ਲੋਕਾਂ ਦਾ ਭਲਾ ਹੋ ਸਕੇ। ਅੱਜ ਦੇ ਸਮੇਂ ਉਰਜਾ ਦੀ ਲੋੜ ਵਧਦੀ ਜਾ ਰਹੀ ਹੈ ਤੇ ਵਾਤਾਵਰਨ ਵਿਚ ਪਰਦੂਸ਼ਨ ਵੀ ਵਧਦਾ ਜਾ ਰਿਹਾ ਹੈ। ਇਸ ਲਈ ਕੋਲੇ ਪੈਟਰੋਲ ਨਾਲ ਪਰਦੂਸ਼ਨ ਵਧਾਣ ਦੀ ਬਜਾਏ ਸੂਰਜ ਜਾਂ ਹਵਾ ਦੀ ਤਾਕਤ ਨਾਲ ਬਿਜਲੀ ਪੈਦਾ ਕਰਨ ਦੇ ਸਾਧਨ ਕਾਇਮ ਕੀਤੇ ਜਾਣੇ, ਇਕ ਉੱਤਮ ਸੇਵਾ ਹੋਵੇਗੀ। ਉਸ ਵਾਸਤੇ ਚੰਗੇ ਇੰਜਨੀਅਰਿੰਗ ਕਾਲਜ ਤੇ ਚੰਗੇ ਇੰਜਨੀਅਰ ਪੈਦਾ ਕਰਨ ਦੀ ਲੋੜ ਹੈ।

- ਪੰਜਾਬ ਦੇ ਲੋਕਾਂ ਵਿਚ ਨਸ਼ਿਆਂ ਤੇ ਗਲਤ ਆਦਤਾਂ ਕਰਕੇ ਬੀਮਾਰੀਆਂ ਵਿਚ ਬਹੁਤ ਵਾਧਾ ਹੋ ਰਿਹਾ ਹੈ। ਇਸ ਲਈ ਲੋੜ ਹੈ ਕਿ ਸਿਹਤ ਸੰਭਾਲ ਦੀ ਸਿਖਿਆ ਤੇ ਇਲਾਜ ਦਾ ਪਰਬੰਧ ਕੀਤਾ ਜਾਵੇ। ਜਿਸ ਵਾਸਤੇ ਚੰਗੇ ਮੈਡੀਕਲ ਕਾਲਜ ਤੇ ਚੰਗੇ ਡਾਕਟਰ ਪੈਦਾ ਕਰਨ ਦੀ ਲੋੜ ਹੈ।

ਗੁਰੂ ਗਰੰਥ ਸਾਹਿਬ ਵਿਚ ਵਰਤੇ ਗਏ ਸਬਦ ਇਹੀ ਸਾਬਤ ਕਰਦੇ ਹਨ, ਕਿ ਗੁਰੂ ਨਾਨਕ ਸਾਹਿਬ ਨੂੰ ਜਿਥੇ ੧੦੦ ਤੋਂ ਵੱਧ ਭਾਸ਼ਾਵਾ ਦਾ ਗਿਆਨ ਸੀ, ਉਥੇ ਰੋਜਾਨਾ ਜੀਵਨ ਦੀ ਸਿਖਿਆ ਤੋਂ ਇਲਾਵਾ, ਹੋਰ ਬਹੁਤ ਸਾਰੇ ਵਿਸ਼ਿਆਂ ਸੰਬੰਧੀ ਛੁੰਘੀ ਜਾਣਕਾਰੀ ਸੀ, ਜਿਸ ਤਰ੍ਹਾਂ ਕਿ ਭੌਤਿਕ ਵਿਗਿਆਨ (Physics), ਰਸਾਨਿਕ ਵਿਗਿਆਨ (Chemistry), ਭੂਗੋਲ ਵਿਗਿਆਨ (Geography), ਆਕਾਸ਼ ਮੰਡਲ (Astronomy), ਜੀਵ ਵਿਗਿਆਨ (Biology), ਬਨਸਪਤੀ ਵਿਗਿਆਨ (Botony), ਮਨੋਵਿਗਿਆਨ (Psychology), ਆਦਿ। ਗੁਰੂ ਗਰੰਥ ਸਾਹਿਬ ਵਿਚ ਸਮਾਜਿਕ, ਰਾਜਨੀਤਕ, ਪਰਿਵਾਰਿਕ, ਇਤਿਹਾਸ, ਭੂਗੋਲ, ਅਰਥ ਸ਼ਾਸਤਰ, ਕਮਿਸਟਰੀ, ਫਿਜ਼ਿਕਸ, ਭੂਮੰਡਲ, ਅਕਾਸ਼ ਮੰਡਲ, ਮਨੋਵਿਗਿਆਨਕ, ਆਦਿ ਸਭ ਤਰ੍ਹਾਂ ਦੇ ਵਿਸ਼ਿਆ ਸੰਬੰਧੀ ਛੁੰਘੀ ਜਾਣਕਾਰੀ ਦਿੱਤੀ ਗਈ ਹੈ ਤਾਂ ਜੋ ਸਮੁੱਚੀ ਮਨੁੱਖਤਾ ਨੂੰ ਜੀਵਨ ਦੀ ਸਹੀ ਦਿਸ਼ਾ ਵੱਲ ਮੌਜ਼ਿਆ ਜਾ ਸਕੇ।

<http://www.geocities.ws/sarbjitsingh/Bani5115GurMag200706.pdf>

<http://www.sikhmarg.com/2012/1125-nanak-gian.html>

ਇਸ ਲਈ ਲੋੜ ਹੈ ਕਿ ਹਰੇਕ ਵਿਸ਼ੇ ਸਬੰਧੀ ਸਿਖਿਆਂ ਤੇ ਖੋਜ ਦੇ ਕੇਂਦਰ (Educational Institutes and Research Centres) ਸਥਾਪਤ ਕੀਤੇ ਜਾਣ ਤਾਂ ਜੋ ਨਵੀਆਂ ਨਵੀਆਂ ਤਕਨੀਕਾਂ ਤੇ ਖੋਜਾਂ ਦੁਆਰਾ ਪੂਰੀ ਮਨੁੱਖਤਾ ਦਾ ਭਲਾ ਕੀਤਾ ਜਾ ਸਕੇ।

“ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ”

(Dr. Sarbjit Singh)

RH1 / E-8, Sector-8, Vashi, Navi Mumbai - 400703.

Email = sarbjitsingh@yahoo.com,

Web= <http://www.geocities.ws/sarbjitsingh/>

<http://www.sikhmarg.com/article-dr-sarbjit.html>

(ਡਾ: ਸਰਬਜੀਤ ਸਿੰਘ)

ਆਰ ਐਚ ੧ / ਈ - ੮, ਸੈਕਟਰ - ੮, ਵਾਸੀ, ਨਵੀਂ ਮੁੰਬਈ - ४००२०३.